



ੴ ਸਤਿਗੁਰ ਪ੍ਰਸਾਦਿ ॥


ਮੋਹਿਨਾ - ਸੋਹਿਨਾ¹

੧. (ਮੋਹਿਨਾ ਤੇ ਅੰਮ੍ਰੀ ਜੀ)

ਆਸਮਾਨ ਤੇ ਬੱਦਲਾਂ ਦੀ ਭੂਰੀ ਭੂਰੀ ਚਾਂਦਨੀ ਘੋਪੇ ਵਾਂਕ ਤਣ ਗਈ ਹੈ। ਨਿੱਕੀਆਂ ਨਿੱਕੀਆਂ ਥੂੰਦਾਂ ਪੈ ਰਹੀਆਂ ਹਨ। ਮੱਧਮ ਮੱਧਮ ਵੇਗ ਦੀ ਹਵਾ ਬੀ ਰੁਮਕ ਰਹੀ ਹੈ। ਰੁੱਤ ਉਵੱਥ ਹੀ ਮਹਾਂ ਸਿਆਲੇ ਦੀ ਹੈ; ਪਰ ਇਸ ਬਰਖਾ ਤੇ ਹਵਾ ਦੇ ਰੰਗ ਨੇ ਸੀਤ ਨੂੰ ਬਹੁਤ ਚੁਭਵਾਂ ਕਰ ਦਿੱਤਾ ਹੈ। ਪਾਲੇ ਦੇ ਮਾਰੇ ਲੋਕੀਂ ਘਰਾਂ ਦੇ ਅੰਦਰ ਨਿੱਘੇ ਹੋਏ ਬੈਠੇ ਹਨ।

ਇਕ ਸੁੰਦਰ ਟਿਕਾਣੇ ਇਕ ਸੁਹਾਉਣਾ ਬਾਗ ਹੈ, ਜਿਸਨੂੰ ਇਨਸਾਨੀ ਤੇ ਕੁਦਰਤੀ ਸੁੰਦਰਤਾ ਦਾ ਇਕ ਨਮੂਨਾ ਆਖ ਸਕਦੇ ਹਾਂ, ਪਰ ਇਸ ਵੇਲੇ ਲਹਿਲਹਾਉਂਦਾ ਨਹੀਂ ਆਖ ਸਕਦੇ, ਕਿਉਂਕਿ ਸੁੱਤੀ ਹੋਈ ਕੁਦਰਤ ਦੇ ਨੌਨਿਹਾਲ ਇਸ ਵੇਲੇ ਉਦਾਸ ਵਿਰਾਗੇ ਹੋਏ ਤੇ ਅਪੱਤ ਖੜੇ ਹਨ। ਕਿਸੇ ਵਧੀਕ ਚਤੁਰਾਈ ਨੇ ਕੋਈ ਨੁੱਕਰ ਥੂੰਜਾ ਸਾਵਾ ਕਰ ਰਖਿਆ ਹੋਵੇਗਾ ਤਾਂ ਵੱਖਰੀ ਗਲ ਹੈ, ਉਵੱਥ ਸਾਰੇ ਬਾਗ ਦਾ ਉਹੋ ਹਾਲ ਹੈ ਜੋ ਇਸ ਵੇਲੇ ਸਾਰੇ ਉੱਤ੍ਰੀ ਦੇਸਾਂ ਦੇ ਬਨਾਂ ਤੇ ਬਾਗਾਂ ਦਾ ਹੋ ਰਿਹਾ ਹੈ। ਬਾਗ ਦੇ ਵਿਚਕਾਰ ਕਈ ਜਗ੍ਹਾ ਹੋਜ਼ ਹਨ, ਕਈ ਥਾਂ ਫੁਹਾਰੇ ਹਨ, ਕਈ ਜਗ੍ਹਾ ਸੰਖ ਮਰਮਰੀ ਚਾਦ੍ਰਾਂ ਤੇ ਝਰਨੇ ਹਨ, ਪਰ ਗਰਮੀ ਦੀ ਤਪਤ ਨਾ ਹੋਣ ਕਰਕੇ ਇਨ੍ਹਾਂ ਦਾ ਬਾਜ਼ਾਰ ਗਰਮ ਨਹੀਂ ਰਿਹਾ। ਇਸ ਬਾਰਾਂਦਰੀਆਂ ਤੇ ਫੁਹਾਰਿਆਂ, ਸੁਨਹਿਰੀ ਕਲਸਾਂ ਲਾਜ ਵਰਦੀ ਮਹਿਰਾਬਾਂ ਤੇ ਸੰਖਮਰਮਰੀ ਸਜਾਵਟਾਂ ਨਾਲ ਸਜੇ ਬਾਗ ਦੇ ਇਕ ਥੂੰਜੇ ਇਕ ਛੋਟਾ

1. ਇਹ ਪ੍ਰਸੰਗ ਸੰਭਾਵ ਹੈ: ਗੁ: ਨਾ: ਸਾ, ੪੪੪ (੧੯੨੩ ਈ:) ਨੂੰ 'ਮਾਲਣ' ਦੇ ਨਾਮ ਹੇਠ ਟ੍ਰੈਕਟ ਦੀ ਸੂਰਤ ਵਿਚ ਛਾਪਿਆ ਸੀ।



ਜਿਹਾ ਘਰ ਹੈ, ਜੋ ਬਾਹਰੋਂ ਕੱਚੀ ਲਿਪਾਈ ਦਾ ਲਿੱਪਿਆ ਹੋਇਆ ਹੈ। ਇਕ ਪਾਸੇ ਕੁਛ ਛੋਲੀਏ ਦੇ ਬੂਟੇ ਨਿੱਕੇ ਨਿੱਕੇ ਹਨ, ਆਸ ਪਾਸ ਸਰਹੋਂ ਤੇ ਕੁਛ ਗੋਗਲੂ ਖੜੇ ਖਿੜ ਰਹੇ ਹਨ, ਪਰ ਲਾਏ ਐਸੇ ਪੜਚੋਲਵੇਂ ਦਿਲ ਵਾਲੇ ਦੇ ਜਾਪਦੇ ਹਨ ਕਿ ਕੱਚੇ ਕੋਠੇ ਦੇ ਉਦਾਲੇ ਇਸ ਕੱਕਰੀ ਰੁੱਤ ਵਿਚ ਸਬਜ਼ੀ ਦੇ ਵਿਚਕਾਰ ਬਸੰਤ ਖਿੜਿਆ ਹੈ ਤੇ ਲਾਉਣ ਵਾਲੇ ਦੀ ਕਾਰੀਗਰੀ ਦੀ ਸਾਖ ਭਰ ਰਿਹਾ ਹੈ।

ਵੇਲਾ ਕੋਈ ਕੱਚੀਆਂ ਦੁਪਹਿਰਾਂ ਦਾ ਹੈ, ਪਰ ਘੜੀਆਂ ਦੇ ਪਹਿਰੇ ਦੱਸਣ ਵਾਲੇ ਸੂਰਜ ਹੁਰੀਂ ਤਾਂ ਭੂਰੇ ਲੇਫਾਂ ਵਿਚ ਮੂੰਹ ਲੁਕਾਈ ਫਿਰਦੇ ਹਨ; ਇਹੋ ਜਾਪਦਾ ਹੈ ਕਿ ਪਹੁ ਛੁਟਾਲਾ ਹੁਣ ਹੀ ਹਟਿਆ ਹੈ। ਇਸ ਕੱਚੇ ਕੋਠੇ ਦੇ ਬੂਹੇ ਬੰਦ ਹਨ, ਅੰਦਰ ਪਤਾ ਨਹੀਂ ਕੀ ਹੈ, ਪਰ ਬਾਹਰ ਇਕ ਬੜੇ ਗੰਭੀਰ ਤੇ ਆਤਮ ਸੁੰਦਰਤਾ ਨਾਲ ਭਰੇ ਚਿਹਰੇ ਵਾਲੀ ਲੰਮੀ ਪਤਲੀ ਡੈਲ ਦੀ ਕ੍ਰਿਪਾਲਤਾ ਦੀ ਦੇਵੀ ਖੜੀ ਹੈ ਜੋ ਦਰਵਾਜ਼ੇ ਨੂੰ ‘ਹੱਥ ਫੜੀ ਕ੍ਰਿਪਾਨ ਦੀ ਪਿੱਠ ਨਾਲ’ ਠਕੋਰਦੀ ਹੈ। ਅਚਰਜ ਹੈ ! ਇਹ ਕੱਚਾ ਕੋਠਾ, ਗ੍ਰੀਬਾਂ ਦਾ ‘ਚਿੜੀਆਂ ਰੈਣ ਬਸੇਰਾ’ ਇਸ ਦੇ ਬੂਹੇ ਤੇ ਇਕ ਰਾਣੀਆਂ ਤੋਂ ਵਧੀਕ ਜਬੇ ਤੇ ਪੁਸ਼ਾਕੇ ਵਾਲੀ, ਤੇਜਮਯ-ਮਹਾ ਰਾਣੀ ਆ ਕੇ ਦਰ ਖੜਕਾ ਰਹੀ ਹੈ। ਕੁਛ ਪਲਾਂ ਦੇ ਮਗਾਰੋਂ ਦਰਵਾਜ਼ਾ ਖੁਲ੍ਹ ਗਿਆ ਅਰ ਇਹ ਰਾਣੀ ਅੰਦਰ ਲੰਘ ਗਈ। ਲੰਘਦੇ ਹੀ ਫੇਰ ਬੂਹਾ ਢੇ ਹੋ ਗਿਆ ਤੇ ਬਾਹਰ ਦੀ ਹੱਡ ਕੁੜਕਾਵੀਂ ਪੋਣ ਨੂੰ ਅੰਦਰ ਵੜਨਾ ਨਾ ਮਿਲਿਆ। ਅੰਦਰ ਬਿੱਜੜੇ ਦੇ ਆਹਲਣੇ ਵਾਂਝ ਰੰਗ ਲੱਗ ਰਿਹਾ ਹੈ। ਘਰ ਇਸ ਤਰ੍ਹਾਂ ਦਾ ਸਾਫ਼ ਹੈ ਕਿ ਕੱਖ ਕੁਥਾਵੇਂ ਨਹੀਂ ਪਿਆ ਦਿੱਸਦਾ। ਕੰਧਾਂ ਪਰ ਪਾਂਡੇ ਵਰਗੀ ਚਿੱਟੀ ਮਿੱਟੀ ਦਾ ਪੋਚਾ ਹੈ, ਹੇਠਾਂ ਸੁਥਰਾ ਲੇਪਣ ਹੈ; ਜਿਸ ਪਰ ਸਫ਼ਾਂ ਦੀ ਵਿਛਾਈ ਹੈ ਤੇ ਇਕ ਪਾਸੇ ਦਰੀ ਵਿਛੀ ਹੈ। ਇਕ ਬੂਜੇ ਲਟਲਟ ਕਰਦੀ ਅੱਗ ਮਘ ਰਹੀ ਹੈ।

ਅੱਗ ਦੇ ਨੇੜੇ ਪੀੜ੍ਹੀ ਢਾਹ ਕੇ ਇਕ ਪ੍ਰਬੰਧਨ, ਪਰ ਸਾਫ਼ ਤੇ ਨਿਰਛਲ ਨੁਹਾਰ ਦੀ ਜੁਆਨ ਇਸਤ੍ਰੀ ਬੈਠੀ ਸੀ, ਜਿਸ ਨੇ ਉੱਠ ਕੇ ਬੂਹਾ ਖੋਲਿਆ

ਸੀ। ਹੁਣ ਪੀੜੀ ਉੱਤੇ ਆਸਣ ਵਿਛਾ ਕੇ ਆਪਣੀ ਉੱਚੀ ਪ੍ਰਾਹੁਣੀ ਦੇ ਅੱਗੇ ਕੀਤੀਓਂ ਤੇ ਆਪ ਛੂਹੜੀ ਤੇ ਬੈਠ ਕੇ ਮੱਥਾ ਟੇਕ ਕੇ ਪ੍ਰੇਮ ਦੇ ਵੇਗ ਵਿਚ ਬੋਲੀ :-

“ਅੰਮੀ ਜੀ ! ਮੇਰੀ ਮਾਤਾ ਜੀ ! ਤੁਸੀਂ ਕੇਡੇ ਚੰਗੇ ਹੋ ? ਅੰਮੀ ਜੀ ! ਐਡੀ ਠੰਢ ਤੇ ਮੰਹ ਵਿਚ ਖੇਚਲ ਕੀਤੀ, ਦਾਸੀ ਨੂੰ ਹੁਕਮ ਕਰ ਘੱਲਦੇ, ਦਾਸੀ ਹਾਜ਼ਰ ਹੋ ਜਾਂਦੀ।”

ਅੰਮੀ ਜੀ—ਮੋਹਿਨਾ ! ਮੈਂ ਆਖ ਜੁ ਗਈ ਸਾਂ ਕਿ ਆਵਾਂਗੀ।

ਮੋਹਿਨਾ—ਫੇਰ ਕਿਹੜੀ ਗੱਲ ਸੀ ? ਮੈਂ ਜੋ ਟਹਿਲਣ ਹਾਜ਼ਰ ਸਾਂ।

ਅੰਮੀ ਜੀ—ਮੇਰੀਆਂ ਤਾਂ ਸਾਰੀਆਂ ਵਾੜੀਆਂ ਹਨ, ਟਹਿਲਣ ਮੇਰੀ ਕੋਈ ਕਿਉਂ ? ਸਗੋਂ ‘ਹਰਿ-ਸੇਵਾ’ ਦੀ ਮੰਗ ਤਾਂ ਵਾਹਿਗੁਰੂ ਦੇ ਦਰ ਤੋਂ ਮੈਂ ਆਪ ਮੰਗਦੀ ਹਾਂ।

ਮੋਹਿਨਾ—ਮੇਰੀ ਚੰਗੀ ਚੰਗੇਰੀ ਅੰਮੀਏ ! ਰੁੱਖਾ ਮਿੱਸਾ ਪ੍ਰਸ਼ਾਦ; ਬੱਕਰੀ ਦਾ ਦੁੱਧ, ਆਪਣੇ ਛੱਤਿਆਂ ਦੀ ਮਾਖਿਓਂ ਹਾਜ਼ਰ ਹੈ, ਆਗਿਆ ਕਰੋ, ਹਾਜ਼ਰ ਕਰਾਂ ?

ਅੰਮੀ—ਬੇਟਾ ਜੀਉ ! ਮੈਂ ਪ੍ਰਸ਼ਾਦ ਛਕਾ ਕੇ ਤੇ ਆਪ ਛਕਕੇ ਆਈ ਹਾਂ। ਛਕਾਉਣਾ ਹੈ ਤਾਂ ਉਹੋ ਛਕਾਓ ਜਿਸਦੀ ਭੁੱਖ ਮੈਨੂੰ ਤੁਸਾਂ ਪਾਸ ਲਿਆਈ ਹੈ। ਮੋਹਿਨਾ ‘ਸਤਿ ਬਚਨ’ ਕਹਿ ਕੇ ਉਠੀ, ਇਕ ਖੂੰਜੇ ਕਿੱਲੀ ਨਾਲ ਸਰੋਦਾ ਲਟਕ ਰਿਹਾ ਸੀ, ਲਾਹ ਲਿਆਈ, ਸੁਰ ਕੀਤਾ ਤੇ ਲੱਗੀਆਂ ਉਸ ਦੀਆਂ ਤ੍ਰਿਖੀਆਂ ਉੰਗਲਾਂ ਮੱਧਮ ਤੇ ਕਲੇਜਾ ਹਿਲਾਵੀਆਂ ਠੁਹਕਰਾਂ ਦੇਣ। ਪਹਿਲੇ ਮਲਾਰ ਦਾ ਅਲਾਪ ਛਿੜਿਆ, ਪਰ ਫੇਰ ਸਾਰੰਗ ਦੀ ਗਤ ਬੱਝ ਗਈ। ਕਮਰੇ ਦੇ ਅੰਦਰ ਇਕ ਬੈਕੂਠ ਦਾ ਨਕਸਾ ਬਣ ਗਿਆ। ਇਸ ਵੇਲੇ ਅੰਮੀ ਜੀ ਪੀੜੀ ਤੋਂ ਉਤਰਕੇ ਹੇਠਾਂ ਹੋ ਬੈਠੇ, ਅੱਖਾਂ ਬੰਦ ਹੋ ਗਈਆਂ ਤੇ ਸਰੀਰ ਐਸਾ ਅਡੋਲ ਹੋਇਆ, ਮਾਨੋਂ ਸਬਦ ਦੀ ਝੁਨਕਾਰ ਦੇ ਵਿਚ ਹੀ ਲੀਨ ਹੋ ਗਿਆ ਹੈ। ਮੋਹਿਨਾ ਜੀ ਦਾ ਹੁਣ ਸਰੋਦੇ ਨਾਲੋਂ ਵੀ ਸੁਗੰਧਿਲਾ ਤੇ ਮਿੱਠਾ ਗਲਾ ਖੋਲਿਆ:-

(ਸਾਰੰਗ ਮਹਲਾ ੧)

ਹਰਿ ਬਿਨੁ ਕਿਉ ਰਹੀਐ ਦੁਖ ਬਿਆਪੈ॥
 ਜਿਹਵਾ ਸਾਦੁ ਨ ਫੀਕੀ ਰਸ ਬਿਨੁ ਬਿਨੁ ਪ੍ਰਭ ਕਾਲੁ ਸੰਤਾਪੈ॥੧॥ ਰਹਾਉ॥
 ਜਬ ਲਗੁ ਦਰਸੁ ਨ ਪਰਸੈ ਪ੍ਰੀਤਮ ਤਬ ਲਗੁ ਭੂਖ ਪਿਆਸੀ॥
 ਦਰਸਨੁ ਦੇਖਤ ਹੀ ਮਨੁ ਮਾਨਿਆ ਜਲ ਰਸਿ ਕਮਲ ਬਿਗਾਸੀ॥੨॥
 ਉਨਵਿ ਘਨਹਰੁ ਗਰਜੈ ਬਰਸੈ ਕੋਕਿਲ ਮੇਰ ਬੈਰਾਰੈ ॥
 ਤਰਵਰ ਬਿਰਖ ਬਿਹੰਗ ਭੁਇਅੰਗਮ ਘਰਿ ਪਿਰੁ ਧਨ ਸੋਹਾਰੈ॥੩॥
 ਕੁਚਿਲ ਕੁਰੂਪਿ ਕੁਨਾਰਿ ਕੁਲਖਨੀ ਪਿਰ ਕਾ ਸਹਜੁ ਨ ਜਾਨਿਆ॥
 ਹਰਿ ਰਸ ਰੰਗਿ ਰਸਨ ਨਹੀ ਤ੍ਰਿਪਤੀ ਦੁਰਮਤਿ ਦੂਖ ਸਮਾਨਿਆ॥੪॥
 ਆਇ ਨ ਜਾਵੈ ਨਾ ਦੁਖ ਪਾਵੈ ਨਾ ਦੁਖਦਰਦੁ ਸਰੀਰੇ॥
 ਨਾਨਕ ਪ੍ਰਭ ਤੇ ਸਹਜ ਸੁਹਲੀ ਪ੍ਰਭ ਦੇਖਤ ਹੀ ਮਨੁ ਧੀਰੇ॥੪॥੨॥

ਸ਼ਬਦ ਦੀ ਇਹ ਗਾਯਨ ਰੀਤਿ ਬੈਠਵੀਂ ਲੈ ਵਿਚ ਕੁਛ ਐਸੀ ਦਿਲ ਖਿੱਚਵੀਂ ਤੇ ਰਸ ਭਰੀ ਸੀ ਕਿ ਕਿਤਨਾ ਚਿਰ ਲੰਘ ਗਿਆ। ਫਿਰ ਹੋਰ ਸ਼ਬਦ ਛਿੜਿਆ। ਲੌਢਾ ਪਹਿਰ ਹੋ ਗਿਆ। ਮੇਹਿਨਾ ਦੀ ਜਲਘੜੀ ਨੇ ਦੱਸਿਆ ਕਿ ਤ੍ਰਿਪਹਿਰਾ ਵੱਜ ਚੁਕਾ ਹੈ। ਇੰਨੇ ਨੂੰ ਕਿਲ੍ਹੇ ਤੋਂ ਤ੍ਰਿਪਹਿਰਾ ਵਜ ਕੇ ਤ੍ਰੈ ਘੜੀਆਂ ਦੀ ਟੁੰਕਾਰ ਸੁਣਾਈ ਦਿੱਤੀ। ਕੀਰਤਨ ਸਮਾਪਤ ਹੋ ਚੁੱਕਾ ਸੀ, ਅੰਮ੍ਰਿਤੀ ਜੀ ਜਾਣਾ ਚਾਹੁੰਦੇ ਸਨ ਪਰ ਮੇਹਿਨਾਂ ਤੇ ਪਿਆਰ ਭਰੀ ਮੇਹਿਨਾਂ-ਨੇ ਐਵੇਂ ਜਾਣ ਨਾਂ ਦਿੱਤਾ। ਠੰਡ ਦੇ ਕਾਰਨ ਅਖਰੋਟ, ਬਦਾਮ ਤੇ ਅਬਜੋਸ ਅੱਗੇ ਲਿਆ ਧਰੇ ਤੇ ਲੁਣ ਵਾਲੀ ਚਾਹ ਦੀ ਇਕ ਕਟੋਰੀ ਨਾਲ। ਅੰਮ੍ਰਿਤੀ ਜੀ ਨੇ ਪ੍ਰੇਮ ਦੇ ਰੰਗ ਅੱਗੇ ਨਾਂਹ ਨਾ ਕੀਤੀ ‘ਵਾਹਿਗੁਰੂ! ਤੂੰ ਧੰਨ ਤੂੰ ਧੰਨ’ ਕਿਹਾ ਤੇ ਮੂੰਹ ਚੋਲਿਆ।

ਜਦੋਂ ਮਾਤਾ ਜੀ ਟੁਰੇ ਤਾਂ ਮੇਹਿਨਾਂ ਦੀਆਂ ਅੱਖਾਂ ਵਿਚ ਪਾਣੀ ਭਰ ਆਇਆ। ਚਿਹਰਾ ਹਵਾਈ ਵਾਂਝ ਉੱਡ ਗਿਆ, ਚੱਕਰ ਖਾਂਦੀ ਤੇ ਬਹਿੰਦੀ ਬਹਿੰਦੀ ਹੇਠਾਂ ਢਹਿ ਪਈ ਤੇ ਨਿਛਾਲ ਹੋ ਲੇਟ ਗਈ। ਅੰਮ੍ਰਿਤੀ ਜੀ ਨੇ ਸਿਰ ਤੇ ਹੱਥ ਫੇਰਿਆ; ਪਿਆਰ ਦਿੱਤਾ, ਗੋਦੀ ਵਿਚ ਸਿਰ ਲੈ ਕੇ ਥਾਪੜੇ ਦਿੱਤੇ

ਤਾਂ ਸਾਵਧਾਨ ਹੋਈ। ਅਜੇ ਅੱਖਰੂ ਨਹੀਂ ਖੜ੍ਹੇਂਦੇ ਸਨ ਤੇ ਕਲੇਜਾ ਥਾਂਵੇਂ
ਨਹੀਂ ਸੀ ਆਉਂਦਾ:- “ਮੇਹਿਨਾਂ ! ਤੈਨੂੰ ਹੁਣ ਕਿਉਂ ਫਿਕਰ ਹੈ ? ਮੈਂ ਜੂ
ਫਿਕਰ ਲੈ ਲਿਆ ਹੈ; ਸਾਰੇ ਕਾਜ ਸੁਹੇਲੜੇ ਹੋ ਜਾਸਣ, ਤੂੰ ਜਿਸ ਰਾਹੇ
ਟੁੰਗੀ ਹੈਂ ਤੁੰਗੀ ਰਹੁ।” ਇਉਂ ਧੀਰਜਾਂ ਤੇ ਅਸੀਸਾਂ ਦੇਂਦੀ ਦੈਵੀ ਅੰਮ੍ਰਿਤ
ਗਈ।

੨. (ਮੌਹਿਨਾਂ ਤੇ ਸੋਹਿਨਾ)

ਅਮੀਂ ਜੀ ਨੂੰ ਗਿਆਂ ਕੁਝ ਚਿਰ ਬੀਤ ਗਿਆ ਸੀ, ਦਿਨ ਅੰਦਰ ਬਾਹਰ ਹੋਣ ਲੱਗ ਪਿਆ, ਸੂਰਜ ਤਾਂ ਚੜ੍ਹਿਆ ਹੀ ਨਹੀਂ ਸੀ ਪਰ ਬੱਦਲਾਂ ਵਿਚੋਂ ਛਣ ਕੇ ਜੋ ਚਾਨਣ ਆਉਂਦਾ ਸੀ ਉਹ ਬੀ ਘਟਣ ਲੱਗ ਪਿਆ। ਇਸ ਵੇਲੇ ਮੌਹਿਨਾਂ ਨੇ ਬਾਹਰ ਆ ਕੇ ਕੂਲੀਆਂ ਕੂਲੀਆਂ ਸਰਹੋਂ ਦੀਆਂ ਗੰਦਲਾਂ ਤੋੜੀਆਂ ਤੇ ਅੰਦਰ ਜਾ ਕੇ ਸਾਗ ਧਰ ਦਿੱਤਾ। ਥੋੜੇ ਹੀ ਚਿਰ ਮਗਰੋਂ ਬੂਹਾ ਫੇਰ ਖੜਕਿਆ, ਰਹਿਰਾਸ ਦਾ ਭੋਗ ਪਾ ਕੇ ਅਰਦਾਸਾ ਕਰ ਰਹੀ ਮੌਹਿਨਾ ਨੇ ਅਰਦਾਸਾ ਹੋ ਚੁਕਣ ਪਰ ਬੂਹਾ ਥੋੜ੍ਹਾ, ਤਾਂ ਉਸ ਦੇ ਪ੍ਰਣਪਤੀ ਜੀ ਨਜ਼ਰ ਪਏ ਜੋ ਕਈ ਦਿਨਾਂ ਦੇ ਵਾਂਢੇ ਗਏ ਹੋਏ ਸੇ। ਇਸ ਨੇ ਸੀਸ ਨਿਵਾਇਆ, ਉਨ੍ਹਾਂ ਨੇ ਅਸੀਸ ਦਿੱਤੀ; ਸੁਖਸਾਂਦ ਪੁੱਛੀ ਤੇ ਮੂੰਹ ਹੱਥ ਧੋ ਕੇ ਫੇਰ ਅੱਗ ਉਦਾਲੇ ਆ ਬੈਠੇ।

ਪਤੀ-ਮੇਹਿਨਾਂ ! ਮੇਰੇ ਪਿੱਛੋਂ ਅੰਮ੍ਰਿ ਜੀ ਦੇ ਦਰਸ਼ਨ ਫੇਰ ਤੁਸਾਂ ਨਹੀਂ ਕੀਤੇ ?

ਮੋਹਿਨਾਂ—ਜੀ ਦੇ ਵੇਰ ਹੋਏ ਹਨ, ਅੱਠ ਦਿਨ ਹੋਏ ਤਾਂ ਮੈਂ ਗਈ ਸਾਂ
ਅਜ ਆਪ ਆਏ ਸਨ। ਹਣੇ ਗਏ ਨੇ।

ਪਤੀ—ਪੰਨ ਭਾਗ ! ਅੰਮ੍ਰਿ ਜੀ ਕੇਡੇ ਦਿਆਲੂ ਹਨ ? ਕੰਗਲਿਆਂ
ਨੂੰ ਨਿਹਾਲ ਕਰਦੇ ਹਨ।

ਮੋਹਿਨਾ— ਚਰਨ ਪਾਉਣੇ ਹੀ ਨਹੀਂ ਉਹ ਤਾਂ ਕੀਟਾਂ ਨੂੰ ਥਾਪਦੇ ਹਨ, ਮੈਂ ਕਿਸੇ ਵੇਲੇ ਆਪਣੇ ਆਪ ਨੂੰ ਦਾਸ ਜਾਂ ਟਹਿਲਣ ਅਖਾਂ ਤੇ ਝਿੜਕ ਕੇ

॥ੴ ਕਾਗਦ ਪੈਖਦਾ ਸਿਰਿ ਬੁਜਹੁ ਰਾਮ ਪੈਖਦਾ ਸਿਰਿ ਬੁਜਹੁ ਰਾਮ ਪੈਖਦਾ ਸਿਰਿ ਬੁਜਹੁ ਰਾਮ

ਆਖਦੇ ਹਨ— ‘ਮੈਂ ਤੈਨੂੰ ਗੋਦੀ ਲਿਆ ਹੈ; ਆਪਣਾ ਬੱਚਾ ਬਣਾਇਆ ਹੈ,
ਤੂੰ ਕਿਉਂ ਦਾਸੀ ?’ ਅੰਮ੍ਰਿਤ ਆਖਾਂ ਤਾਂ ਖੁਸ਼ ਹੁੰਦੇ ਹਨ। ਕੋਈ ਹੋਰ ਵੱਡਿਆਈ
ਦਾ ਨਾਮ ਲੈ ਕੇ ਸੱਦਾਂ ਤਾਂ ਸਦਾ ਖਿੜੇ ਮੱਥੇ ਤੇ ਵੱਟ ਪਾ ਲੈਂਦੇ ਹਨ।

ਪਤੀ—ਸੱਚ ਹੈ, ਸੁਕਰ ਹੈ ਮਾਲਕ ਦਾ ਜੋ ਸਾਡੇ ਜੇਹਿਆਂ ਪਰ ਦਿਆਲੂ
ਹੈ। ਪ੍ਰੇਮ ਵਿਚ ਬਿੱਚਦਾ ਹੈ। ਪਰ ਮੌਹਿਨਾਂ ਜੀਉ ! ਕੋਈ ਸਾਡੀ ਮੁਸ਼ਕਲ
ਖੁਲ੍ਹੇ ਪੈਣ ਦਾ ਨਿਸ਼ਾਨ ਬੀ ਨੇੜੇ ਨੇੜੇ ਆਇਆ ਹੈ ?

ਮੌਹਿਨਾ—ਸੁਆਮੀ ਜੀ ! ਨਹੀਂ ਅੰਮ੍ਰਿਤੀ ਜੀ ਅਜੇ ਇਹੋ ਆਖਦੇ ਹਨ
'ਹੁਕਮ ਨਹੀਂ।'

ਸੌਹਿਨਾ—ਹੱਛਾ ! ਜਿਵੇਂ ਰਜ਼ਾ, ਪ੍ਰਿਯਾ ਜੀ ! ਤੁਸੀਂ ਘਬਰਾਉਂਦੇ ਤਾਂ
ਨਹੀਂ ?

ਮੌਹਿਨਾ—ਟੋਟ ਵਾਲਾ ਘਬਰਾ ਤਾਂ ਹੁਣ ਨਹੀਂ, ਪਰ ਵੈਰਾਗ ਤੇ ਪ੍ਰੇਮ ਦੀ ਬਿੱਚ
ਤਾਂ ਹਰ ਘੜੀ ਹੈ।

ਸੌਹਿਨਾ—ਇਹੋ ਮੇਰਾ ਹਾਲ ਹੈ, ਪਤਾ ਨਹੀਂ ਮੈਂ ਇਹ ਸਫਰ ਕੀਉੰ
ਬਿਤਾਇਆ ਹੈ, ਪ੍ਰੇਮ ਦੀ ਬਿੱਚ ਤੇ ਬਿਰਹੇ ਹੀ ਧੂਹ ਨੇ ਇਕ ਪਲ ਨਹੀਂ
ਛੱਡਿਆ। ਜੇ ਕਦੀ ਇਹ ਕੰਮ ਅੰਮ੍ਰਿਤੀ ਜੀ ਦਾ ਨਾ ਹੁੰਦਾ ਤਾਂ ਮੈਂ ਅਧਵਾਟਿਓਂ
ਮੁੜ ਆਉਂਦਾ।

ਮੌਹਿਨਾ—ਪਤੀ ਜੀ ! ਅਸੀਂ ਦਾਸ ਜੋ ਠਹਿਰੇ, ਜੋ ਮਾਲਕ ਦੀ ਰਜ਼ਾ
ਉਹ ਸਾਡੀ ਕਰਨੀ ਕਰਤੂਤ ਤੇ ਉਸੇ ਵਿਚ ਸਾਡਾ ਭਲਾ। ਸਾਂਈਂ ਮਿਹਰ
ਕਰੇ, ਉਹ ਕਰੀਏ ਜੋ ਉਸ ਨੂੰ ਭਾਵੇ, ਪਰ ਇਹ ਕਰਦਿਆਂ, ਸਾਡੀ ਧੂਹ
ਤੇ ਬਿੱਚ ਦੂਣ ਸਵਾਈ ਹੁੰਦੀ ਜਾਵੇ। ਜਿੱਨਾਂ ਚਿਰ ਇਸ ਧੂਹ ਨੂੰ ਮਨ ਝੱਲੇ
ਜਗੀ ਜਾਵੇ। ਵਾਹ ਵਾਹ, ਜਦ ਜਰ ਨਾ ਸਕੇ ਤੇ ਇਸਦੇ ਭਾਰ ਹੇਠ
ਟੁੱਟ ਜਾਵੇ, ਤਦ ਇਸ ਤੋਂ ਉੱਤਮ ਵਸੀਲਾ ਹੋਰ ਕੀ ਹੋਸੀ ਜਿਸ ਨਾਲ
ਕਲਿਆਣ ਮਿਲੇ ?

ਸੌਹਿਨਾ—ਜੋ ਮਾਲਕ ਕੰਮ ਸੌਂਪੇ ਉਹ ਕਰੀਏ, ਜੋ ਹੁਕਮ ਦੇਵੇ ਮੰਨੀਏ,
ਮਾਲਕ ਚਾਹੇ ਝਿੜਕੇ ਚਾਹੇ ਦੁਰਕਾਰੇ, ਪਰ ਚੰਗਾ ਲੱਗਦਾ ਰਹਵੇ, ਪਿਆਰ






ਵੱਧਦਾ ਰਹਵੇ ਤੇ ਪ੍ਰੇਮ ਹੁਲਾਰੇ ਲੈਂਦਾ ਰਹਵੇ। ਫੇਰ ਕਦੇ ਆਪੇ...

ਮੋਹਿਨਾ—ਹਾਂ, ਪ੍ਰਿਯਵਰ ਜੀ ਦਰਸ਼ਨ ਦਾਤ ਹੈ; ਮਿਹਰ ਹੈ, ਨਦਰ ਹੈ। ਅੰਮ੍ਰਿਤੀ ਜੀ ਆਖਦੇ ਸੇ ਸਾਡੇ ਸਾਧਨ ਮੁਰਦਾ ਸਾਧਨ ਹਨ; ਅਸੀਂ ਜੋ ਮੁਰਦੇ ਹੋ ਰਹੇ ਹਾਂ। ਇਹ ਤਾਂ ਲੂਲ੍ਹੇ ਪਿੰਗਲੇ ਦੇ ਟੂੰਡ ਮਾਰਨ ਵਾਲੀ ਗੱਲ ਹੈ। ਲੂਲ੍ਹਾ ਪਿੰਗਲਾ ਪਰਬਤ ਤੇ ਕਦੇ ਪਹੁੰਚ ਸਕਦਾ ਹੈ ? ਸਾਂਈਂ ਦੀ ਨਦਰ, ਸਾਂਈਂ ਦੀ ਮਿਹਰ ਉਸ ਨੂੰ ਖਿਨ ਵਿਚ ਲੈ ਜਾ ਸਕਦੀ ਹੈ। ‘ਦਰਸ਼ਨ’ ਤਾਂ ਮਿਹਰ ਹੈ, ਮਿਹਰ ਦਾਤੇ ਦੇ ਵੱਸ ਹੈ, ਸਾਡੇ ਵੱਸ ਨਹੀਂ। ਅਸੀਂ ਤਾਂ ਮੰਗਤੇ ਹਾਂ, ਮੰਗਤਾ ਝੋਲੀ ਅੱਡੀ ਰਖੇ, ਆਸਾ ਵੰਦ ਰਹੇ, ਮਨ ਹਰ ਵੇਲੇ ਯਾਚਨਾ ਵਿਚ ਰਹੇ, ਬੱਸ। ਬਾਕੀ ‘ਦੇਣਾ’ ਮਿਹਰਾਂ ਵਾਲੇ ਦੇ ਵੱਸ ਹੈ। ਉਸਦੇ ਦੁਆਰੇ ਆਸਾਵੰਦ ਰਹਿਣਾ; ਇਤਨਾ ਹੀ ਮੰਗਤੇ ਦਾ ਕਰਤੱਵ ਹੈ। ਮੰਗਤਾ ਕਾਹਲਾ ਨਾ ਪਵੇ, ਮੰਗਤਾ ਨਿਰਾਸ ਨਾ ਹੋਵੇ, ਮੰਗਤਾ ਮਾਨ ਨਾ ਕਰੇ, ਮੰਗਤਾ ਦਾਵਾ ਨਾ ਬੰਨ੍ਹੇ, ਹੰਕਾਰ ਨ ਧਾਰੇ ਕਿ ਜ਼ਰੂਰ ਮਿਲਸੀ, ਪਰ ਮੰਗਤਾ ਕਦੇ ਸਿਦਕ ਨਾ ਹਾਰੇ, ਨਿਹਚਾ ਰਖੇ ਕਿ ਦਾਤਾ ਕਦੇ ਨਾ ਕਦੇ ਜ਼ਰੂਰ ਤੁਠਸੀ। ਆਸਾਵੰਦ ਰਹੇ, ‘ਮੰਗ-ਧਰਮ’ ਧਾਰੇ, ਇਹ ਅੰਮ੍ਰਿਤੀ ਜੀ ਦਾ ਵਾਕ ਸੀ। ਸੋ ਪਤੀ ਜੀ ! ਅੱਗੇ ਆਪਣੇ ਹਠ ਤੇ ਹਉਂ ਭਰੇ ਸਾਧਨਾਂ ਦਾ ਛਲ ਵੇਖ ਹੀ ਚੁਕੇ ਹਾਂ, ਕੀ ਪਾਇਆ ਹੈ ! ਹੁਣ ਤਾਂ ਅੰਮ੍ਰਿਤੀ ਜੀ ਦੀ ਸੁਮੱਤ ਸਾਨੂੰ ਲਗੇ। ਅਸੀਂ ਨੌਕਰ ਰਹੀਏ ਤੇ ਨਖਰਾ ਚੁਕਾਈਏ, ਅਸੀਂ ਸੁਕਰ ਕਰੀਏ ਕਿ ਸਾਨੂੰ ਅੰਮ੍ਰਿਤੀ ਜੀ ਦੀ ਮਿਹਰ ਮਿਲ ਗਈ ਹੈ। ਦੇਖੋ ਅਜ ਕਿੱਡੀ ਠੰਢ ਤੇ ਮੰਹ ਦਾ ਕਣੀ ਕਣੈਟ ਸੀ, ਪਰ ਸੁਖਨਾ ਦੀ ਪੱਕੀ ਅੰਮ੍ਰਿਤੀ, ਜਿਸ ਦੇ ਅਸੀਂ ਮੁੱਲ ਖਰੀਏ ਗੋਲਿਆਂ ਤੋਂ ਭੀ ਹੀਣੇ ਦਾਸ ਹਾਂ, ਆਪ ਟੁਰਕੇ ਇਸ ਕੱਖਾਂ ਦੀ ਕੁੱਲੀ ਵਿਚ ਆਈ ਅਰ ਮੈਨੂੰ ਆਤਮ ਉਪਦੇਸ਼ਾਂ ਨਾਲ ਕ੍ਰਿਤਾਰਥ ਕਰਕੇ ਗਈ ਹੈ।


ਮੋਹਿਨਾ ਇਹ ਕਹਿ ਰਹੀ ਸੀ ਤੇ ਸੋਹਿਨਾ ਜੀ ਦੇ ਨੇੜ੍ਹ ਮਿਟਦੇ ਜਾਦੇ ਸੇ ਅਰ ਅੱਖਾਂ ਵਿਚੋਂ ਕੋਈ ਕੋਈ ਟੇਪਾ ਤ੍ਰੂਪ ਤ੍ਰੂਪ ਕਿਰ ਰਿਹਾ ਸੀ, ਹੁਣ ਮੋਹਿਨਾ ਕਹਿੰਦੀ ਕਹਿੰਦੀ ਆਪ ਬੀ ਗ੍ਰੰਮ ਹੋ ਗਈ।





ਕੈਸਾ ਅਦਭੂਤ ਦਰਸਨ ਹੈ, ਕੈਸੇ ਇਸਦੀ ਭਰਤਾ ਇਕ ਰੰਗ ਦੇ ਹਨ, ਕੈਸਾ ਘਰ ਦਾ ਸਤਿਸੰਗ ਹੈ। ਗੁਰ ਨਾਨਕ ਸੋਹਿਲੇ ਦੀ ਕਿਆ ਤਾਸੀਰ? ‘ਘਰਿ ਸੁਖਿ ਵਸਿਆ ਬਾਹਰਿ ਸੁਖੁ ਪਾਇਆ।’ ਕੈਸਾ ਮਿੱਠਾ ਫਲ ਲੱਗਾ ਹੈ ? ਜਿਸਦਾ ਬੀਜ ਗੁਰ ਨਾਨਕ ਕੇਰਦਾ ਹੈ, ਜਿਸ ਦਾ ਪਤਾ ਸਤਿਗੁਰ ਐਉਂ ਦੇਂਦਾ ਹੈ: ‘ਕਹੁ ਨਾਨਕ ਗੁਰਿ ਮੰਤ੍ਰ ਦਿੜਾਇਆ।’ ਸੱਚ ਹੈ ਗੁਰ ਨਾਨਕ ਦਾ ਮੰਤ੍ਰ ਕਾਇਆਂ ਪਲਟਦਾ ਹੈ, ਮਨ ਪਲਟਦਾ ਹੈ ਤੇ ਆਤਮ ਜੀਵਨ ਦਾਨ ਕਰਦਾ ਹੈ। ਅਸਲ ਰਸਾਇਣ ਗੁਰ ਨਾਨਕ ਦੇ ਗਾਰੁੜੀ ਮੰਤ੍ਰ ਵਿਚ ਹੈ, ਜੋ ਵਿਸ ਸ਼ਾੜਦਾ ਹੈ, ਪ੍ਰੇਮ ਅੰਮ੍ਰਿਤ ਪਉਂਦਾ ਹੈ ਤੇ ‘ਸਦਾ ਰਹੈ ਕੰਚਨ ਸੀ ਕਾਇਆਂ ਕਾਲ ਨ ਕਬਹੂੰ ਬਿਆਪੈ’ ਦਾ ਅਮਰ ਸੋਨਾਂ ਤਿਆਰ ਕਰਦਾ ਹੈ।

ਦੰਪਤੀ ਕਿੰਨਾ ਚਿਰ ਇਸੇ ਅਡੋਲਤਾ, ਬਿ੍ਤੀ ਦੀ ਰਸ ਭਰੀ ਏਕਾਗ੍ਰਤਾ ਵਿਚ ਬੈਠੇ ਰਹੇ ! ਅੱਗ ਬਲ ਬਲ ਕੇ ਹਿੱਸ ਰਹੀ ਤੇ ਸਾਗ ਉੱਬਲ ਉੱਬਲ ਕੇ ਰਿੱਝ ਰਿਹਾ, ਦੀਵਾ ਜਗ ਜਗ ਕੇ ਬੁਝ ਰਿਹਾ, ਪਰ ਇਹਨਾਂ ਨੂੰ ਆਪਣੀ ਮੰਗ ਦੇ ਸ਼ੁਕਰਾਨੇ ਵਿਚ ਜੋ ਠੰਢਾ ਠੰਢਾ ਰਸ ਆਇਆ ਸੀ ਉਹ ਆਪਣੇ ਵਿਚ ਇੰਨਾ ਗੁਰਕ ਕਰ ਗਿਆ ਕਿ ਪਤਾ ਹੀ ਨਹੀਂ ਰਿਹਾ ਕਿ ਸਥੂਲ ਸੰਸਾਰ ਕੀਹ ਕੀਹ ਰੰਗ ਵਟਾ ਚੁਕਾ ਹੈ। ਤਦੇ ਅੱਖ ਖੁੱਲ੍ਹੀ ਜਾਂਦੇ ਬੂਝੇ ਨੇ ਫੇਰ ਖਟ ਖਟ ਕੀਤੀ। ਹਿਤ ਅਲਸਾਈਆਂ ਪ੍ਰੇਮ ਨਾਲ ਜੁੜੀਆਂ ਅੱਖਾਂ ਖੁੱਲ੍ਹੀਆਂ। ਮੋਹਿਨਾ ਨੇ ਦਰਵਾਜ਼ਾ ਖੁਹਲਿਆ, ਤਾਂ ਇਕ ਦਾਸ ਸੀ, ਜਿਸ ਨੇ ਬੜੇ ਪ੍ਰੇਮ ਨਾਲ ਕਿਹਾ, “ਬੀਬੀ ਜੀ ! ਮੈਂ ਸੱਚੇ ਦੁਆਰੋਂ ਆਇਆ ਹਾਂ, ਅੰਮ੍ਰਿਤ ਵੇਲੇ ਤੁਸਾਂ ਨੂੰ ਧਿਆਨ ਵਿਚੋਂ ਉਠਾਇਆ ਹੈ, ਪਰ ਅੰਮੀ ਜੀ ਨੇ ਘੱਲਿਆ ਤੇ ਆਖਿਆ ਹੈ ਕਿ ਰਾਤ ਮਹਾਰਾਜ ਜੀ ਦੇ ਸਮਰਪਨ ਲਈ ਛੁਲ ਕਿਤੋਂ ਨਹੀਂ ਆਏ ਤੇ ਸਾਡੇ ਦਰਸਨ ਦਾ ਵਕਤ ਨੇੜੇ ਹੈ, ਹੋ ਸਕੇ ਤਾਂ ਇਕ ਸਿਹਰੇ ਜੋਗੇ ਛੁਲ ਦਿਓ, ਅਰ ਛੇਤੀ ਦਿਓ ਜੋ ਸਾਡੇ ਨੇਮ ਵਿਚ ਭੰਗ ਨਾ ਪਵੇ। ਰਾਤ ਸੁਨੇਹਾ ਘੱਲਣਾ ਯਾਦ ਨਹੀਂ ਰਿਹਾ।’





ਲੇਖਿਆਂ ਤੇ ਪੜਚੋਲਾਂ ਵਾਲੀਆਂ ਸਮਝਾਂ ਉਸ ਖੁਸ਼ੀ ਨੂੰ ਕੀਹ ਸਮਝਣ
ਜੋ ਇਸ ਸੁਖ ਸੁਨੇਹੜੇ ਨੇ ਦਿੱਤੀ ? ਪ੍ਰੇਮ ਦੇ ਬੇ-ਗਾਮ ਰਾਹ, ਇਲਾਹੀ ਤੇ
ਅਲੇਲ ਰਸਤੇ ਤੇ ਟੁਰਾਉ ਮੋਹਿਨਾ ਤੇ ਸੋਹਿਨਾ ਉਠੇ, ਆਪਣੀ ਸਾਂਭ ਸਾਂਭ
ਤੇ ਖੇਰੀਆਂ ਪਗਲੀਆਂ ਨਾਲ ਕੱਜ ਕੱਜ ਰਖੀ ਫੁਲਵਾੜੀ ਵਿਚ ਜਾ ਵੱਡੇ।
ਆਕਾਸ਼ ਵਿਚ ਬੱਦਲਾਂ ਦਾ ਚਿੱਟਾ ਤੇ ਕਾਲਾ ਰੂਪ ਛਾ ਰਿਹਾ ਹੈ, ਇਨ੍ਹਾਂ
ਦੇ ਪਿੱਛੇ ਚੰਦ੍ਰਮਾਂ ਹੈ, ਬੱਦਲਾਂ ਵਿਚੋਂ ਦਾਮਨੀ ਖਿਉਂਦੀ ਤੇ ਲਿਸ਼ਕਾਰਾ ਮਾਰਦੀ
ਹੈ। ਇਸ ਲਿਸ਼ਕਾਰੇ ਵਿਚ ਪਜਾਰੇ ਲਈ ਪ੍ਰੇਮ ਫੁੱਲ ਤੋੜ ਰਹੇ ਹਨ।

ਊਪਰਿ ਬਨੈ ਅਕਾਸ਼ ਤਲੈ ਧਰ ਸੋਹਤੀ॥

ਦਹਿਸ ਚਮਕੈ ਬੀਜੁਲਿ ਮੁਖ ਕਉ ਜੋਹਤੀ॥

ਬੋਜਤ ਫਿਰਉ ਬਿਦੇਸਿ ਪੀਉ ਕਤ ਪਾਈਐ॥

ਹਰਿਹਾਂ ਜੇ ਮਸਤਕਿ ਹੋਵੈ ਭਾਗੁ ਤ ਦਰਸਿ ਸਮਾਈਐ॥੯॥

(ਛੁਨ੍ਹੇ ਮਹਲਾ ੫)

ਛੁੱਲ ਤੋੜਦੇ ਹਨ, ਜੀ ਖੁਸ਼ੀ ਨਾਲ ਉਛਲਦਾ ਹੈ, ਅੰਮ੍ਰਿ ਜੀ ਕੇਡੇ ਚੰਗੇ
ਹਨ ਜੋ ਐਸੇ ਸੁਹਣੇ ਕੰਮ ਲਈ ਸਾਨੂੰ ਯਾਦ ਕਰਦੇ ਹਨ। ਜਿਨ੍ਹਾਂ ਦੇ ਦੁਆਰੇ
ਬਨਰਾਇ ਹੱਥ ਬੱਧੀ ਖੜੀ ਹੈ, ਉਹ ਸਾਨੂੰ ਸੇਵਾ ਦੇ ਕੇ ਵਡਿਆਉਂਦੇ ਹਨ।
ਅੰਮ੍ਰਿ, ਅੰਮ੍ਰਿ, ਅੰਮ੍ਰਿ ਤੂੰ ਧੰਨ ਹੈ ! ਫੇਰ ਛੁੱਲਾਂ ਨੂੰ ਐਸ ਤਰ੍ਹਾਂ ਦੇ ਪਜਾਰ
ਭਾਵ ਨਾਲ ਬੁਲਾਉਂਦੇ ਹਨ, ਆਖਦੇ ਹਨ :--

“ਨੇਕ ਨਸੀਬ ਤੁਸਾਡੇ, ਮਿੱਤਰੋ ! ਜਿਨ੍ਹਾਂ ਜਾਇ ਪੀਆ ਗਲ ਪੈਣਾਂ।


ਵਾਹ ਉੱਗਣਾ ਤੇ ਸੁਫਲਾ ਲਗਣਾ ਖਿੜ ਖਿੜ ਹਸ ਹਸ ਰਹਿਣਾ।

ਵਾਹ ਤੁਟਣਾ, ਵਾਹ ਸੂਈ ਚੜ੍ਹਨਾ, ਵਾਹ ਗੀਦੇ ਰਲ ਬਹਿਣਾ।

ਵਾਹ ਹੱਸਣ, ਵਾਹ ਰੋਣ ਤੁਹਾਡੇ ਜਿਨ੍ਹਾਂ ਜਾਇ ਪੀਆ ਗਲ ਪੈਣਾ॥

ਐਉਂ ਪ੍ਰੇਮ ਭਰੇ ਪ੍ਰੇਮੀਆਂ ਨੇ ਸੁਹਣੇ ਸੁਹਣੇ ਗੈਂਦੇ ਦੇ ਛੁੱਲ ਅੰਮ੍ਰਿ ਜੋ
ਲਈ ਇਕ ਸੁਹਣੀ ਪਟਾਰੀ ਵਿਚ ਪਾ ਕੇ ਘੱਲ ਦਿੱਤੇ।

ਤ੍ਰਿਪਹਿਰਾ ਬੀਤ ਚੁਕਾ ਸੀ, ਹੁਣ ਸੌਣ ਦਾ ਵੇਲਾ ਹੀ ਨਹੀਂ ਸੀ, ਦੰਪਤ
ਨੇ ਇਸ਼ਨਾਨ ਕੀਤਾ ਤੇ ਆਪਣੇ ਪਾਠ ਸਿਮਰਨ ਵਿਚ ਲੱਗ ਪਏ।





੩. (ਮੋਹਿਨਾਂ ਤੇ ਠਾਕੁਰ ਜੀ)

ਮੋਹਿਨਾ ਸੋਹਿਨਾ ਜੀ ਕੌਣ ਹਨ ? ਇਸ ਗਰੀਬੀ ਵਿਚ ਕਿਉਂ ਹਨ ? ਇੰਨੇ ਪ੍ਰੇਮੀ ਕਿਸ ਲਈ ਹਨ ? ਅੰਮੀ ਜੀ ਐਡੇ ਪਿਆਰਾਂ ਵਾਲੇ ਕੌਣ ਹਨ ?

ਗਾਇਪੁਰ ਦੇ ਰਹਿਣ ਵਾਲੇ ਇਕ ਰਸੀਏ ਅਮੀਰ ਇਹ ਸੋਹਨਾ ਜੀ ਹਨ ਇਨ੍ਹਾਂ ਦੀ ਇਸਤ੍ਰੀ ਮੋਹਿਨਾਂ ਹੈ। ਰਾਗ ਵਿਦਜਾ ਤੇ ਕਵਿਤਾ ਵਿਚ ਦੁਏ ਪ੍ਰਬੀਨ ਸੇ। ਸਮਾਂ ਪਾ ਕੇ ਕੁਛ ਭਗਤੀ ਵਿਚ ਲਗ ਪਏ ਸੇ। ਇਕ ਬੈਰਾਗੀ ਫ਼ਕੀਰ ਨੇ ਇਨ੍ਹਾਂ ਨੂੰ ਠਾਕੁਰ ਪੂਜਾ ਸਿਖਾਈ ਤੇ ਭਗਤੀ ਦੀ ਜਾਚ ਦੱਸੀ ਸੀ, ਭਾਵੇਂ ਇਹ ਚੰਗੇ ਘਰੋਂ ਬਾਹਰੋਂ ਖੁੱਲ੍ਹੇ ਸੇ, ਪੈਸੇ ਦੀ ਤੋਟ ਨਹੀਂ ਸੀ, ਪਰ ਜਦ ਭਗਤੀ ਨੇ ਰੰਗ ਜਮਾਇਆ ਤਾਂ ਸਵੇਰੇ ਖੂਹ ਤੋਂ ਜਾ ਕੇ ਆਪ ਇਸ਼ਨਾਨ ਕਰਕੇ ਸੁੱਚਾ ਜਲ ਠਾਕੁਰਾਂ ਲਈ ਲਿਆਉਣਾ, ਇਸ਼ਨਾਨ ਕਰਕੇ ਆਪਣੇ ਲਾਏ ਫੁੱਲਾਂ ਦੀ ਮਾਲਾ ਪੁਰੋਣੀ, ਪੂਜਾ, ਅਰਚਾ, ਡੰਡਉਤ, ਸਾਰੀ ਗੀਤਿ ਦੇਵ ਪੂਜਾ ਦੀ ਨਿਬਾਹੁਣੀ। ਸੰਕੀਰਤਨੀਏਂ ਵੀ ਤਕੜੇ ਸਨ। ਸੋਹਿਨਾ ਨੂੰ ਵੀਣਾ ਵਿਚ ਤੇ ਸੋਹਿਨਾ ਨੂੰ ਸਰੋਦੇ ਵਿਚ ਪ੍ਰਬੀਨਤਾ ਪ੍ਰਾਪਤ ਸੀ, ਠਾਕੁਰਾਂ ਦੇ ਅੱਗੇ ਓਹ ਸੰਗੀਤ ਤੇ ਨਿ੍ਤਕਾਰੀ ਕਰਨੀ ਕਿ ਅਵਧੀ ਕਰ ਦੇਣੀ। ਇਕ ਦਿਨ ਦੋਏ ਜਣੇ ਖੂਹ ਤੋਂ ਸੁੱਚਾ ਪਾਣੀ ਲਿਆ ਰਹੇ ਸਨ ਕਿ ਇਕ ਸਿੱਧੇ ਦਸਤਾਰੇ ਵਾਲਾ ਗੁਰਮੁਖ ਰੂਪ ਆਦਮੀ ਭੱਜਾ ਆਇਆ, ਇਸਦੇ ਇਕ ਕਰਾਰਾ ਫੱਟ ਲੱਗਾ ਸੀ ਅਰ ਤਰੇਹ ਨਾਲ ਬੇਹਾਲ ਹੋ ਰਿਹਾ ਸੀ। ਇਨ੍ਹਾਂ ਦੇ ਪੈਰਾਂ ਪਾਸ ਹਫ਼ ਕੇ ਡਿੱਗਾ ਤੇ ਪਾਣੀ ਪਾਣੀ ਕੂਕ ਪਿਆ। ਉਸ ਦੀ ਲੋੜ ਨੇ ਇਨ੍ਹਾਂ ਨੂੰ ਤੁਬਕਾ ਤਾਂ ਦਿੱਤਾ ਪਰ ਨੇਮ ਧਰਮ ਨੇ ਇਹੋ ਮੱਤ ਦਿਤੀ ਕਿ ਠਾਕੁਰਾਂ ਲਈ ਸੁੱਚਾ ਜਲ ਲਿਜਾ ਰਹੇ ਹਾਂ, ਇਹ ਉਹਨਾਂ ਦੇ ਨਾਉਂਗੇ ਦਾ ਹੈ; ਜੂਥਾ ਕਿਸ ਤਰ੍ਹਾਂ ਕਰੀਏ ? ਉਹ ਮੱਛੀ ਦੀ ਤਰ੍ਹਾਂ ਤੜਫ਼ਦਾ ਤੇ ‘ਪਾਣੀ ਪਾਣੀ’ ਕੂਕਦਾ ਰਿਹਾ ਤੇ ਇਹ ਆਪਣੇ ਕਠੋਰ ਧਰਮ ਵਿਚ ਪੱਕੇ ਘੇਸ ਮਾਰਕੇ ਕੋਲ ਦੀ ਟੁੰਗੀ ਗਏ। ਉਸ ਦੀ ਸਿਸਕਦੀ ਅਖੀਰ ਅਵਾਜ਼, ਜੋ ਇਨ੍ਹਾਂ ਦੇ ਕੰਨ ਪਈ, ਉਹ ਇਹ ਸੀ :--



“ਨਾਲੇ ਪਿਆਰ ਨਾਲੇ ਦੋ ਘੁਟ ਪਾਣੀ ਤੋਂ ਤਰਸਾਣਾ ! ਦਰਸ਼ਨ ਨਹੀਂ
ਜੇ ਦੇਣ ਲੱਗਾ।”

ਇਹ ਸੁਣ ਕੇ ਬੀ ਏਹ ਦੇਵੇਂ ਟੁਰੀ ਗਏ, ਘਰ ਜਾ ਕੇ ਠਾਕੁਰਾਂ ਨੂੰ
ਨੁਹਾਲਿਆ, ਪੂਜਾ ਕੀਤੀ, ਪਰ ਅਜ ਕਲੇਜੇ ਵਿਚ ਚੋਭ ਪੈਂਦੀ ਹੈ, ਪੂਜਾ
ਵਿਚ ਮਨ ਲਗਦਾ ਨਹੀਂ। ਘਬਰਾ ਕੇ ਉੱਠੇ ਤੇ ਸੋਚ ਕੇ ਟੁਰੇ ਚਲੋ ਬਈ
ਉਸ ਨੂੰ ਪਾਣੀ ਪਿਲਾ ਆਈਏ, ਕਿਤੇ ਕੋਈ ਮਾੜੀ ਅਸੀਸ ਨਾ ਲਗ ਜਾਵੇ।
ਜਦ ਪਾਣੀ ਦਾ ਭਬਕਾ ਲੈ ਕੇ ਆਏ, ਤਾਂ ਉਹ ਘਾਇਲ ਆਪਣੇ ਹੱਡੇ
ਹੁੱਟੇ ਮਿੱਟੀ ਦੇ ਸਰੀਰ ਨੂੰ ਛੱਡਕੇ ਅਕਾਸ਼ਾਂ ਨੂੰ ਜਾ ਚੁਕਾ ਸੀ। ਉਸਦੀ
ਮੜ੍ਹੇਲੀ ਪਈ ਸੀ ਤੇ ਐਉਂ ਜਾਪਦਾ ਸੀ ਕਿ ਸਦਾ ਲਈ ਮਿਟ ਗਏ ਬੁਲ੍ਹਾਂ
ਤੋਂ ਕਹਿ ਰਿਹਾ ਹੈ, ‘ਦਰਸ਼ਨ ਨਹੀਂ ਜੇ ਦੇਣ ਲੱਗਾ।’ ਦੋਹਾਂ ਦੇ ਕਲੇਜੇ
ਧੱਕ ਕਰ ਕੇ ਮੱਠ ਵਿਚ ਆ ਗਏ, ਦਿਲ ਦੀ ਜਿਸ ਚੋਭ ਨੂੰ ਮੇਟਣ ਆਏ
ਸਨ, ਉਹ ਚੋਭ ਦੂਣ ਸਵਾਈ ਹੋ ਗਈ। ਇੰਨੇ ਨੂੰ ਇਕ ਰੁਖੋਂ ਪੰਜ ਸਤ
ਆਦਮੀ ਆ ਗਏ ਤੇ ਬੋਲੇ ‘ਇਹੋ ਹੈ।’ ਪੁੱਛਣ ਤੋਂ ਪਤਾ ਲਗਾ ਕਿ ਇਹ
ਸੂਰਬੀਰ ਮਹਾਂ ਭਜਨੀਕ ਸਾਧੂ ਹੈ, ਜੇ ਆਨੰਦਪੁਰ ਵਾਲੇ ਗੁਰੂ ਜੀ ਦਾ
ਚੇਲਾ ਸੀ। ਬਨ ਵਿਚ ਸਦਾ ਵੱਸਦਾ ਸੀ ਪਰ ਮਾਲਾ ਦੇ ਨਾਲ ਤਲਵਾਰ
ਭੀ ਰਖਦਾ ਹੈ ਸੀ। ਅੱਜ ਇਕ ਗਰੀਬ ਟੋਲੇ ਤੇ ਡਾਕੇ ਪਏ ਦੀ ਆਵਾਜ਼
ਸੁਣਕੇ ਕੁਮਕ ਨੂੰ ਪਹੁੰਚਾ, ਇਸ ਤਰ੍ਹਾਂ ਲੜਿਆ ਕਿ ਡਾਕੂ ਭਜਾ ਦਿੱਤੇ ਤੇ
ਟੋਲਾ ਵਾਲ ਵਾਲ ਬਚਾ ਦਿੱਤਾ। ਅਪਣੇ ਜਥਮ ਤੇ ਤਪਤ ਨਾਲ ਬਿਆਕੁਲ
ਹੋ ਕੇ ਭੱਜਾ ਹੈ ਤੇ ਫੇਰ ਨਹੀਂ ਲੱਭਾ। ਨੇੜੇ ਤੇੜੇ ਦੇ ਕਦਰਾਂ ਵਾਲੇ ਤੇ
ਪ੍ਰੇਮੀ ਸੁਣਕੇ ਚਾਰ ਚੁਫੇਰੇ ਭੱਜੇ ਹਨ, ਪਰ ਇਥੇ ਆਣ ਮਿਲਿਆ ਹੈ ਤੇ
ਇਸ ਹਾਲ ਲੱਭਾ ਹੈ।

“ਦਰਸ਼ਨ ਨਹੀਂ ਜੇ ਦੇਣ ਲੱਗਾ” ਇਹ ਸ਼ਬਦ ਦੋਹਾਂ ਦੇ ਕੰਨਾਂ
ਵਿਚ ਹੁਣ ਹੋਰ ਤਕੜੇ ਹੋ ਕੇ ਗੂਜੇ। ਅੱਖਾਂ ਵਿਚ ਨੀਰ ਭਰ ਆਇਆ,
ਆਪਣੇ ਆਪ ਨੂੰ ਧਿਕਾਰ ਦਿੱਤੀ, ਪਰ ਹੁਣ ਧਿਕਾਰ ਕੀਹ ਕਰਦੀ ਹੈ ?
ਉਹ ਸਮਾਂ ਲੰਘ ਗਿਆ ਜਦੋਂ ਠਾਕੁਰ ਦਾ ਪ੍ਰਤਿ ‘ਪਾਣੀ ਪਾਣੀ’ ਕੁਕਦਾ

ਸੀ। ਉਸ ਵੇਲੇ ਦਾ ਇਕ ਘੁੱਟ ਦਿੱਤਾ ਹੋਇਆ ਠਾਕੁਰ ਨੂੰ ਉਹ ਪ੍ਰਸੰਨ ਕਰਦਾ ਕਿ ਹੁਣ ਖੂਹਾ ਅਰਪਨ ਕੀਤਿਆਂ ਨਹੀਂ ਕਰਨਾ, ਪਰ:- “ਨਾਨਕ ਸਮਿਓ ਰਮਿ ਗਇਓ ਅਬ ਕਿਉ ਰੋਵਤ ਅੰਧ।”

ਰਾਈ ਪੁਰ ਦੀ ਰਾਣੀ ਨੂੰ ਖਬਰ ਲੱਗੀ ਕਿ ਮੇਰੇ ਨੇੜੇ ਹੀ, ਜਿਸ ਦੇ ਦਰਸ਼ਨਾਂ ਨੂੰ ਮੈਂ ਤਰਸ ਰਹੀ ਹਾਂ, ਦਾ ਇਕ ਲਾਡਲਾ ਬਾਲਕਾ ਪਰਉਪਕਾਰ ਵਿਚ ਜਾਨ ਤੇ ਖੇਡ ਗਿਆ ਹੈ ਤਾਂ ਬੜਾ ਅਕੁਲਾਈ। ਜਦੋਂ ਪਤਾ ਲਗਾ ਕਿ ਜਿਸ ਟੋਲੇ ਦੀ ਗੱਲਾ ਵਿਚ ਜਾਨ ਦਿੱਤੀ ਸੂ ਉਹ ਨਾਮ ਦੇ ਰਸੀਏ ‘ਗੁਰੂ-ਦਰਸ਼ਨ’ ਨੂੰ ਆ ਰਹੇ ਸਨ, ਤਦ ਹੋਰ ਬੀ ਰੋਈ। ਹਾਇ ਅਭਾਗ ਮੇਰੀਆਂ ਸਿੱਕਾਂ ਤੇ ਉਮੈਦਾਂ ਦੇ ਮਾਲਕਾ ! ਹੇ ਜਗਤ ਤਾਰਕ ਸਤਿਗੁਰਾ ! ਮੇਰੇ ਰਾਜ ਵਿਚ ਤੇਰੇ ਪਿਆਰੇ ਲਈ ਸੀਸ ਦੇਣਾ ਹਿੱਸੇ ਆਯਾ। ਉਸ ਦੀ ਸੇਵਾ ਸਾਥੋਂ ਕੁਛ ਨਾ ਸਰੀਰ, ਇਕ ਬੂੰਦ ਤੇਲ ਫੱਟਾਂ ਤੇ ਨਾ ਛਿੱਗਾ, ਇਕ ਗਿੱਠ ਲੀਰ ਉਸ ਦੇ ਪਾਂਛੀਤ੍ਰ ਜਖਮ ਨੂੰ ਨਸੀਬ ਨਾ ਹੋਈ। ਇਹ ਹਾਵੇਂ ਕਰ ਰਹੀ ਸੀ ਕਿ ਉਸ ਵੀ ਸਤਿਸੰਗਣ ਮਾਈ ਆ ਗਈ। ਗੁਰਸਿੱਖੀ ਦੀ ਸੱਚੀ ਜਾਣੂੰ ਮਾਈ ਆਖਣ ਲੱਗੀ: “ਰਾਣੀਏ ! ਇਹ ਜੀਉਂਦੀ ਰੂਹ” ਹੈ ਸੀ ਜਿਸ ਨੂੰ ਸਾਡੇ ਬੋਲੇ ਵਿਚ ‘ਜੀਅ ਦਾਨ ਪ੍ਰਾਪਤ’ ਆਖਦੇ ਹਨ। ਜਦੋਂ ਕਿਸੇ ਜੀਉਂਦੇ ਬੰਦੇ ਨੂੰ, ਜਿਸ ਨੂੰ ਅਸੀਂ ‘ਹਰਿਜਨ’ ਭੀ ਆਖਦੇ ਹਾਂ, ਦੁਖ ਮਿਲੇ ਤਾਂ ਸਾਂਈਂ ਤਕ ਪੀੜ ਜਾਂਦੀ ਹੈ। ਪਰ ਤੂੰ ਹੁਣ ਦੁਖ ਨਾ ਕਰ, ਤੇਰਾ ਦੋਸ਼ ਨਹੀਂ, ਤੈਨੂੰ ਕੇਵਲ ਮੜੋਲੀ ਦੀ ਸੇਵਾ ਮਿਲੀ ਹੈ, ਸੋ ਤੂੰ ਧੰਨ ਭਾਗ ਜਾਣ ਕੇ ਕਰ। ਇਸ ਦੇ ਸਰੀਰ ਨੂੰ ਸਤਿਕਾਰ ਯੋਗ ਦਾਹ ਦੇਹ ਜੋ ਇਹ ਮੰਦਰ, ਜਿਸ ਵਿਚ ਨਾਮੀ ਵਸ ਗਿਆ ਹੈ, ਰੁਲੇ ਨਾ। ਇਹ ਸੁਣਕੇ ਰਾਣੀ ਨੇ ਬੜੇ ਸਤਿਕਾਰ ਨਾਲ ਉਸ ਸ਼ਹੀਦ ਦਾ ਦਾਹ ਕੀਤਾ, ਅਰ ਇਕ ਛੋਟਾ ਜਿਹਾ ਮਠ ਉਸ ਟਿਕਾਣੇ ਬਣਾਇਆ।

ਸੌਹਿਨਾਂ ਮੌਹਿਨਾਂ ਦੀ ਹੁਣ ਅਚਰਜ ਦਸ਼ਾ ਪਲਟੀ। ਠਾਕੁਰ ਪੂਜਾ ਕਰਦੇ ਹਨ, ਪਰ ਕਲੇਜੇ ਵਿਚ ਅਸਾਂਤਿ ਤੇ ਅਸੁਖ ਚੁਭਦਾ ਰਹਿੰਦਾ ਹੈ, ਜਦ ਹੱਥ ਜੋੜ ਕੇ ਬੈਠਦੇ ਹਨ, ਉਹੋ ਸ਼ਬਦ ਕੰਨਾਂ ਵਿਚ ਗੁੰਜਦੇ ਹਨ-

“ਦਰਸ਼ਨ ਨਹੀਂ ਜੇ ਦੇਣ ਲੱਗਾ”, ਅਕੁਲਾਕੇ ਅੱਖਾਂ ਖੋਹਲ ਦੇਂਦੇ ਹਨ। ਜਦ ਕਿਸੇ ਸੰਗੀਤ ਦੇ ਉੱਚੇ ਰਸ ਵਿਚ ਆਉਂਦੇ ਹਨ ਤਾਂ ਚੇਤਾ ਇਨ੍ਹਾਂ ਸ਼ਬਦਾਂ ਨੂੰ ਕੰਨਾਂ ਵਿਚ ਲੈ ਆਉਂਦਾ ਹੈ। ਗੱਲ ਕਾਹਦੀ ਉਨ੍ਹਾਂ ਦੇ ਹਰ ਰੰਗ ਤੇ ਹਰ ਗੇੜ ਵਿਚ ਇਸ ਇਕ ਵਾਕ ਦੀ ਗੁਜ਼ਾਰ ਖਹਿੜਾ ਨਹੀਂ ਛਡਦੀ। ਵਿਦਿਆ ਅਰ ਸਮਝ ਦੇ ਸਾਧਨ ਅਰ ਤਪ ਹਠ ਤੇ ਦਾਨ ਦੇ ਤਰੱਦਦ ਦੇ ਜਿਤਨੇ ਸਾਧਨ ਹੋ ਸਕਦੇ ਸੇ ਕੀਤੇ, ਪਰ ਇਸ ਮਹੀਨੇ ਆਵਾਜ਼ ਦੇ ਚੇਤੇ ਨੇ ਚਿੱਤ ਵਿਚੋਂ ਆਪਣਾ ਨਕਸ਼ ਨਾ, ਮਿਟਣ ਦਿੱਤਾ, ਪਰ ਨਾ ਮਿਟਣ ਦਿੱਤਾ।

ਛੇਤੀ ਹੀ ਉਹ ਭਾਗੇ ਭਰਿਆ ਦਿਨ ਆ ਗਿਆ ਸ੍ਰੀ ਦਿਆਲ ਸਤਿਗੁਰੂ ਜੀ ਨੇ ਰਾਇਪੁਰ ਚਰਨ ਪਾਏ। ਰਾਣੀ ਤੇ ਰਾਣੀ ਦੇ ਅਹਿਲਕਾਰ ਤੇ ਪਰਵਾਰ ਪਰਜਾ ਵਿਚੋਂ ਅਨੇਕਾਂ ਤਰੇ, ਸੋਹਿਨਾ ਤੇ ਮੌਹਿਨਾਂ ਨੇ ਬੀ ਸੁਣਿਆਂ ਕਿ ਉਸ ਮਹਾਂਪੁਰਖ ਦੇ ਗੁਰੂ ਜੀ ਆਏ ਹਨ, ਜਿਨ੍ਹਾਂ ਨੇ ਆਪਣਾ ਆਪ ਕਿਸੇ ਪਰਉਪਕਾਰ ਵਿਚ ਹੋਮ ਦਿੱਤਾ ਸੀ, ਅਰ ਜਿਨ੍ਹਾਂ ਨੂੰ ਆਸਾਂ ਇਕ ਘੁੱਟ ਪਾਣੀ ਦਾ ਨਹੀਂ ਸੀ ਦਿੱਤਾ। ਏਹ ਸੋਅਾਂ ਕੰਠੀਂ ਪੈ ਚੁਕੀਆਂ ਸਨ ਕਿ ਉਹ ਸੂਰਾ ਤੇ ਪੂਰਾ ਗੁਰੂ ਹੈ। ਇਸ ਸਿਖ ਦੀ ਕਰਨੀ ਤੇ ਜੀਵਨ ਸਮਾਚਾਰ ਨੇ ਬੀ ਨਿਸ਼ਚਾ ਕਰਾ ਦਿੱਤਾ ਸੀ, ਅਰ ਦਰਸ਼ਨਾਂ ਦੀ ਤਾਂਥ ਪੈਦਾ ਕਰ ਦਿੱਤੀ ਸੀ। ਜਦ ਗੁਰੂ ਜੀ ਰਾਇਪੁਰ ਆਏ ਅਰ ਰਾਣੀ ਸਮੇਤ ਅਨਗਿਣਤਾਂ ਨੂੰ ਜੀਅ ਦਾਨ ਮਿਲਿਆ, ਤਦ ਇਨ੍ਹਾਂ ਦੀ ਦਰਸ਼ਨ ਦੀ ਲੋੜ ਬੀ ਕਰਾਰੀ ਭੁੱਖ ਵਿਚ ਬਦਲ ਗਈ, ਪਰ ਜਿੰਨੀ ਵੇਰ ਏਹ ਦਰਸ਼ਨ ਲਈ ਗਏ, ਉਨ੍ਹਾਂ ਵੇਰ ਹੀ ਦਰਸ਼ਨ ਨਹੀਂ ਹੋਏ। ਛੇਕੜ ਜਦ ਸਤਿਗੁਰ ਟੁਰੇ ਤਾਂ ਸੜਕ ਉੱਤੇ ਅੱਧ ਕੁ ਮੀਲ ਅਗੇਰੇ ਜਾ ਖੜੋਤੇ ਸੰਗਤਾਂ ਤਾਂ ਉਧਰ ਦੀ ਹੀ ਲੰਘੀਆਂ, ਪਰ ਕਲਗੀਆਂ ਵਾਲੇ ਚੌਜੀ ਰਸਤਾ ਹੀ ਛੱਡ ਗਏ ਅਰ ਖੇਤਾਂ ਥਾਣੀਂ ਘੋੜਾ ਪਾ ਕੇ ਉਪਰ ਉਪਰ ਦੀ ਲੰਘ ਗਏ। ਤਦੋਂ ਨਿਰਾਸਤਾ ਨੇ ਇਨ੍ਹਾਂ ਨੂੰ ਨਿਸ਼ਚਾ ਕਰਾ ਦਿੱਤਾ ਕਿ “ਦਰਸ਼ਨ ਨਹੀਂ ਜੇ ਦੇਣ ਲਗਾ” ਏਹ ਅਟੋਲ ਵਾਕ ਹਨ। ਉਦਾਸੀ ਤੇ ਨਿਰਾਸਤਾ ਹੁਣੇ ਜ਼ੋਰ ਦੇ ਕੇ ਵਧੀ ਅਰ

ਸਤਿਗੁਰ ਜੀ ਦੇ ਚੰਦ ਮੁਖ ਦਰਸ਼ਨਾਂ ਦੀ ਸਿੱਕ ਅਤਿ ਵਧਣ ਲੱਗੀ। ਜੀ ਆਖੇ ਕਿ ਸਿਖ ਦਾ ਪਾਣੀ ਮੰਗਣਾ ਤੇ ਸਾਡਾ ਨਾ ਦੇਣਾ ਇਕ ਉਸ ਨੂੰ ਮਲੂਮ ਸੀ ਤੇ ਇਕ ਸਾਨੂੰ, ਚੌਥੇ ਕੰਨ ਕਨਸੋ ਨਹੀਂ ਪਈ, ਸਤਿਗੁਰ ਨੇ ਸਾਨੂੰ ਦਰਸ਼ਨ ਦੇਣੋਂ ਕਿਉਂ ਵਿਰਵਿਆਂ ਰੱਖਿਆ ? ਸਾਡੇ ਇਲਾਕੇ ਦੇ ਹਰ ਇਕ ਬੰਦੇ ਨੂੰ ਖੁੱਲ੍ਹੇ ਦਰਸ਼ਨ ਮਿਲੇ ਤੇ ਸਾਨੂੰ—ਜੋ ਭਗਤ ਹਾਂ, ਰਾਗ ਤੇ ਕਾਵਜ ਦੇ ਰਸੀਏ ਹਾਂ—ਕਦਰਦਾਨ ਸਤਿਗੁਰੂ ਨੇ ਕਿਉਂ ਦਰਸ਼ਨ ਨਾ ਦਿੱਤੇ ? ਕੇਵਲ ਇਕੋ ਕਾਰਣ ਹੈ ਕਿ ਉਸ ਮਰਨਹਾਰ ਦੇ ਵਾਕ ਅਟੱਲ ਵਾਕ ਸਨ ਅਰ ਆਪਣੇ ਅਸਰ ਵਿਚ ਅਮੋਘ ਸਨ, ਜਿਸ ਦੀ ਆਨ ਠਾਕੁਰ ਨੇ ਨਹੀਂ ਮੌਜੀ। ਹਾਂ, ਉਹ ਠਾਕੁਰ, ਜੋ ਅੰਤਰਜਾਮੀ ਤੇ ਦਾਤਾ ਹੈ, ਜਾਂ ਤਾਂ ਇਸੇ ਕਲਗੀਆਂ ਵਾਲੇ ਦੇ ਰੂਪ ਵਿਚ ਆਇਆ ਹੋਇਆ ਹੈ ਤੇ ਜਾਂ ਇਹ ਰੂਪ ਉਸ ਦਾ ਨਿਜ ਪ੍ਰੀਤਮ ਹੈ।

ਏਨ੍ਹਾਂ ਸੋਚਾਂ ਨੇ ਨਿਸ਼ਚੇ ਨੂੰ ਹੋਰ ਪੱਕਾ ਕੀਤਾ; ਪ੍ਰੇਮ ਦੀ ਥਿੱਚ ਵਧੀ, ਘਰ ਘਰ ਸਤਿਗੁਰਾਂ ਦੀ ਚਰਚਾ, ਉਨ੍ਹਾਂ ਦੇ ਕੌਤਕ, ਆਤਮ ਸੱਤਿਆ, ਦਿਆਲਤਾ ਤੇ ਕੀਰਤੀ ਨੇ ਹੋਰ ਥਿੱਚਿਆ ਤੇ ਨਿਸ਼ਚੇ ਹੋ ਗਿਆ ਕਿ ਇਹ ਧੁਰੋਂ ਅਵਤਾਰ ਆਇਆ ਹੈ। ਇਕ ਪਾਸੇ ਪ੍ਰੇਮ ਵਧਦਾ ਹੈ, ਇਕ ਪਾਸੇ ਕੀਤੇ ਪਾਪ ਯਾ ਅਨਕੀਤੇ ਪੁੰਨ ਦੀ ਕਮਾਈ ਸ਼ਰਮ ਵਿਚ ਦਰਾਧ ਕਰਦੀ ਹੈ। ਗੱਲ ਕੀ, ਸਮਾਂ ਪਾ ਕੇ ਜਦ ਇਹ ਥਿੱਚ ਹੱਦ ਬੰਨੇ ਢ੍ਰੇੜ ਕੇ ਵਧੀ, ਤਦ ਦੋਹਾਂ ਦੀ ਇਹ ਸਲਾਹ ਠਹਿਰੀ ਕਿ ਆਪਦੇ ਕਿਸੇ ਕਰਮ, ਧਰਮ, ਗੁਣ ਵਿਦਿਆ ਵਿਚ ਰਸ ਨਹੀਂ ਰਿਹਾ, ਮਨ ਚਰਣਾਰਬਿੰਦ ਨੂੰ ਸੁਦਾਈ ਹੋ ਹੋ ਕੇ ਤਰਸਦਾ ਹੈ; ਤਦ ਕਿਉਂ ਨਾ ਸਤਿਗੁਰ ਦੇ ਦੁਆਰੇ ਜਾ ਕੇ ਸੇਵਾ ਕਰੀਏ; ਦਰਸ਼ਨ ਪਾਈਏ ਤੇ ਕਿ੍ਰਿਤ ਕਿ੍ਰਿਤ ਹੋਈਏ। ਮਨੁੱਖਾ ਜਨਮ ਕੋਈ ਛੇਤੀ ਛੇਤੀ ਲੱਭਦਾ ਹੈ ? ਫੇਰ ਸੋਚ ਪਈ, “ਦਰਸ਼ਨ ਨਹੀਂ ਜੇ ਦੇਣ ਲੱਗਾ” ਤੇ ਅੱਗੇ ਘਰ ਆਇਆਂ ਸਾਰਿਆਂ ਨੂੰ ਖੁੱਲ੍ਹੇ ਦਿਦਾਰ ਦੇਂਦਾ ਸਾਨੂੰ ਦਰਸ਼ਨਾਂ ਤੋਂ ਵਾਂਝ ਕੇ ਗਿਆ ਹੈ, ਦੁਆਰੇ ਗਿਆਂ ਬਿਰਦ ਦੀ ਬਾਣ ਕਦ ਛੱਡਣ ਲੱਗਾ ਹੈ ? ਸਾਨੂੰ ਦਰਸ਼ਨ ਨਹੀਂ ਹੋਣਗੇ। ਫੇਰ ਸਲਾਹ

ঠহিৰী কি নেকৰ বণ কে চঁলীষে, আপণে অমীৰী গুণ দা পতা
বহু না দেবীষে তে চুপ চাপ সেবা কৰদে রহীষে। পৰ হেৱ জী নে
কিহা কি হেণা অমীৰ তে দমণা গৱীষ ? জড়ে সৱীৰ সেবা
কৰেগা, মন অমীৰী দে খিআল বিচ ঢবেগা নহী, কিউিৰ্কি অংদৰ
তাং অমীৰী দা পঁকা বিস্বাস রহিণা হৈ। জে সুৱত সঁচ মুঁচ গৱীষ
হো কে দৰ তে না ঢঁঠী তাং জিকু নিমাণে সেবক সেবা কৰদে হন
উঁকৰ অংদৰেঁ বাহৰেঁ ঢহিকে সেবা কিকু হেবেগী ? সে গৱীষী যাবন
কৰকে হী চঁলণা সঁচা পুজসচিত হৈ। ইস তবুঁ সঁচ সাচ কে
সঁচীআঁ লোচাঁ ঵ালিআঁ নে মাল মিলখ বেচক দান কীতা অতে
লেজ্জিদীআঁ ঘাবাঁ তে পুন অৱৰী খুহ বী লুআ দিঁতে জে ইক ঘুঁট
পাণী না দেন বসলে জহারাং নুঁ সদা তীক পাণী মিলে। ইউঁ
যৰমসালা লষ্টী অৱ হেৱ গৱীষাং নুঁ দান কৰকে অধীৰ তন তে
গৱীষী দা঵ে দে কপজিআঁ নাল ঠাকৰ দে দৰমনাং নুঁ টুৱ পষ্টে।

8. (মেহিনা দে দৰমন)

মেহিনা তে মেহিনা বিদবান তে গুণী সন। গুরু গৌবিংদ সিঁঘ জী
দে দৰবার গুণীআঁ দী বজ্জী কদৰ সী। গুণী বণকে গুণ দে গাহক
কোল জাঈষে তাং কদৰাং নাল মিল পৈণ, পৰ কদৰ কৰাউণ লষ্টী
তাং অমীৰী নুঁ সঁচ কে গৱীষী নহী লষ্টী ? অংদৰ তাং প্ৰেম দী চিণংগ
চাউ নহী কৰন দিঁদী। প্ৰেম আখদা হৈ, পিআৰ কৰনা হৈ পিআৰ
কৰাউণ দী হাউমেঁ বিচ নহী ফমণা। সঁচ মুঁচ নিমৃতা ভাব বিচ
সেবিআঁ ‘পজাৰ’ হেণা হৈ। সে সেবা হী হেবে তাং ঠীক হৈ। হুণ জী
বিচ ইহ ঠাণী কি জে সতিগুৰ দে বাগা বিচ বেলদাৰ জাং ছোটে
মালী, জাং কামেঁ মজুৰ দী জগা মিল জাবে তাং কৰ লষ্টীষে। ইহ
ইক হুনৱ সী, জিস বিচ দেহাং নুঁ চঁগী সিআৰ, সমষ তে পহুঁচ

ਸੀ। ਪ੍ਰਸਾਦੇ ਕਿੱਥੋਂ ਛਕੀਏ ? ਤਲਬ ਮੰਗਣੀ ਨਹੀਂ ਤੇ ਪ੍ਰੀਤਮ ਉਤੇ ਆਪਣੀ ਲੋੜ ਦਾ ਕੋਈ ਬੋਝ ਪਾਉਣਾ ਨਹੀਂ; ਸੋ ਇਹ ਵਿਉਂਤ ਸੋਚੀ ਕਿ ਵਿਹਲੇ ਸਮੇਂ ਪਟਾਰੀਆਂ ਤੇ ਟੋਕਰੀਆਂ ਬਣਾਇਆ ਕਰਾਂਗੇ ਅਰ ਇਨ੍ਹਾਂ ਦੀ ਵਿਕਰੀ ਉੱਪਰ ਉਪਜੀਵਕਾ ਟੋਰਿਆ ਕਰਾਂਗੇ ਤੇ ਬਾਕੀ ਵਕਤ ਸੇਵਾ ਕਰਾਂਗੇ। ਇਸ ਆਸ ਤੇ ਪਹੁੰਚੇ ਤੇ ਆਨੰਦਪੁਰ ਦੇ ਗੁਰੂ ਕੇ ਬਾਗ ਦੇ ਵੱਡੇ ਮਾਲੀ ਪਾਸ ਜਾ ਅਰਜ਼ੋਈ ਕੀਤੀ। ਪੰਜ ਸੱਤ ਦਿਨ ਕੰਮ ਕਰਾਕੇ ਮਾਲੀ ਨੇ ਡਿੱਠਾ ਕਿ ਸਿਆਣੇ ਹਨ, ਨੌਕਰ ਰੱਖ ਲਿਆ। ਬਾਗ ਦੀ ਪਿਛਲੀ ਨੁੱਕਰੇ ਇਕ ਕੋਠਾ ਵਸੇਬੇ ਲਈ ਦੇ ਦਿੱਤਾ ਅਰ ਕੰਮ ਵੰਡਵਾਂ ਸਪੁਰਦ ਕਰ ਦਿੱਤਾ। ਪ੍ਰੇਮੀਆਂ ਦੀ ਸੇਵਾ ਨੇ ਬਾਗ ਵਿਚ ਕੁਛ ਸੁੰਦਰਤਾ ਤੇ ਸੁਆਦ ਪੈਦਾ ਕਰਨਾ ਹੀ ਸੀ। ਇਕ ਦਿਨ ਸ੍ਰੀ ਦਸਮੇਸ਼ ਜੀ ਬਾਗ ਵਿਚ ਫਿਰਦੇ ਫਿਰਦੇ ਇਕ ਸੁੰਦਰ ਕਿਆਰੇ ਨੂੰ ਦੇਖਕੇ ਖੁਸ਼ ਹੋਏ। ਕੇਸਰਾ ਸਿੰਘ¹ ਨੂੰ ਸ਼ਾਬਾਸ਼ ਦਿੱਤੀ। ਤਦ ਉਸ ਨੇ ਹੱਥ ਬੰਨ੍ਹਕੇ ਆਖਿਆ: ‘ਸ੍ਰਾਮੀ ਜੀ ! ਆਪ ਦੀ ਕ੍ਰਿਪਾ ਦੀ ਭੁੱਖ ਤਾਂ ਸਦਾ ਹੈ, ਪਰ ਇਹ ਕਾਰਜ, ਜਿਸ ਪਰ ਸ੍ਰਾਮੀ ਜੀ ਰੀਝੇ ਹਨ ਦਾਸ ਦਾ ਨਹੀਂ, ਇਹ ਛੋਟੇ ਮਾਲੀ ਦਾ ਕੰਮ ਹੈ, ਜੋ ਥੋੜੇ ਦਿਨਾਂ ਤੋਂ ਸੇਵਾ ਕਰਦਾ ਹੈ। ਰੋਟੀ ਕਿਰਤ ਕਰ ਕੇ ਖਾਂਦਾ ਹੈ ਤੇ ਪ੍ਰੇਮ ਦੇ ਚਾਉ ਭਰਿਆ ਬਾਕੀ ਸਮਾਂ ਸਰੋਸਟ ਸੇਵਾ ਵਿਚ ਲਾਉਂਦਾ ਹੈ। ਬੜਾ ਗਰੀਬ ਤੇ ਆਪ ਦੇ ਚਰਨਾਂ ਦਾ ਗੁੱਸਾ ਪ੍ਰੇਮੀ ਹੈ।

ਸਤਿਗੁਰ ਸੁਣ ਕੇ ਚੁਪ ਹੋ ਗਏ ਤੇ ਅੱਖਾਂ ਉਪਰ ਨੂੰ ਖਿੱਚ ਰਾਈਆਂ, ਫੇਰ ਰੋਹ ਜਿਹਾ ਪਲਟਿਆ ਤੇ ਬੋਲੇ, “ਦਰਸਨ ਨਹੀਂ ਜੋ ਦੇਣ ਲੱਗਾ।”

ਇਹ ਗੱਲ ਜਦ ਮਾਲੀ ਨੇ ਸੋਹਿਨਾ ਨਾਲ ਕੀਤੀ ਤੇ ਸੋਹਿਨਾਂ ਨੇ ਘਰ ਜਾ ਕੇ ਦੱਸੀ ਤਾਂ ਸਮਾਇਓ ਨੇ “ਅੰਤਰਯਾਮੀ ਠਾਕੁਰ ਇਹੋ ਹੈ ਪਰ ਅੱਛਾ ਜੇ ਦਰਸਨ ਨਹੀਂ ਤਾਂ, ਸ਼ੁਕਰ ਹੈ, ਸੇਵਾ ਹੀ ਸਹੀ !” ਏਹ ਦੋਵੇਂ ਏਨ੍ਹਾਂ ਵਿਚਾਰਾਂ ਵਿਚ ਹੀ ਸਨ ਕਿ ਕੇਸਰਾ ਸਿੰਘ ਇਨ੍ਹਾਂ ਦੇ ਘਰ ਆ ਗਿਆ ਤੇ ਆਖਣ ਲੱਗਾ: “ਸੋਹਣਿਆਂ ! ਬਈ ਸਤਿਗੁਰੂ ਦੀ ਆਗਿਆ ਮੱਥੇ

1. ਵੱਡਾ ਮਾਲੀ

ਲੱਗਣ ਦੀ ਨਹੀਂ; ਕੰਮ ਕਰੋ, ਸੇਵਾ ਕਰੋ, ਆਓ ਜਾਓ, ਫਿਰੋ ਸਭ ਖੁੱਲ੍ਹੇ ਹੈ, ਪਰ ਸਤਿਗੁਰ ਜੀ ਦੇ ਸਾਹਮਣੇ ਨਹੀਂ ਹੋਣਾ, ਜਦ ਕਿਤੇ ਪਤਾ ਲੱਗੇ, ਤੁਸਾਂ ਦਰਸ਼ਨ ਨਹੀਂ ਕਰਨਾ ਤੇ ‘ਦਰਸ਼ਨ ਨਹੀਂ ਦੇਣਾ’ ਇਹ ਹੁਕਮ ਹੈ। ਜੇ ਪਰਵਾਨ ਨਹੀਂ ਤਾਂ ਸੇਵਾ ਸੁਖ, ਜਿਵੇਂ ਚਿੱਤ ਕਰੇ ਕਰ ਲੈਣਾ।” ਦੋਹਾਂ ਨੇ ਹੱਥ ਜੋੜ ਕੇ ਕਿਹਾ, “ਪ੍ਰਭੋ ! ਨੌਕਰੀ ਕੀਹ ਤੇ ਨਖਰਾ ਕੀਹ ? ਜਿਸ ਰੰਗ ਵਿਚ ਸਾਹਿਬ ਰਾਜੀ ਹਨ ਅਸੀਂ ਰਾਜੀ ਹਾਂ, ਰਜ਼ਾ ਉਹੋ ਹੈ, ਜੋ ਸਾਹਿਬ ਦੀ ਹੈ। ਉਸ ਵਿਚ ਦਾਸ ਰਾਜੀ। ਫੇਰ ਉਹ ਤਾਂ ਸਾਹਿਬ ਆਪ ਹੈ। ਪਰ ਹੇ ਉਪਕਾਰੀ! ਇਕ ਗੱਲ ਸਾਡੇ ਵੱਸ ਦੀ ਨਹੀਂ, ਹੁਕਮ ਤੇਰੀ ਮਿਹਰ ਨਾਲ ਮੰਨਾਂਗੇ, ਪਰ ਦਰਸ਼ਨ ਦੀ ਸਿੱਕ ਅੰਦਰੋਂ ਟੁੱਟ ਜਾਵੇ, ਇਹ ਸਾਡੇ ਵੱਸ ਦੀ ਗੱਲ ਨਹੀਂ !” ਇਹ ਸੁਣਕੇ ਕੇਸਰਾ ਸਿੰਘ ਦੇ ਨੈਣ ਭਰ ਆਏ, ਕਈ ਵੇਰ ਛੁੱਲ੍ਹੇ ਤੇ ਕਈ ਵੇਰ ਭਰੇ। ਹੁਕਮ ਦੀ ਝਾਲ ਤੇ ਪ੍ਰੇਮ ਦੀ ਅਣਿਆਲੀ ਕਣੀ, ਤੇ ਕਣੀ ਵਿਚ ਜਿਦ ਦੇਖਕੇ ਵੈਰਾਗ ਨ ਠਲ੍ਹੀਵੈ। ਛੇਕੜ ਬਿਨਾਂ ਕੁਛ ਬੋਲੇ ਟੁਰ ਗਿਆ। ਹੁਣ ਮੋਹਿਨਾ ਸੋਹਿਨਾ ਜੀ ਨੇ ਆਪਣਾ ਨਵਾਂ ਜੀਵਨ ਨਵੀਂ ਠਾਕੁਰ ਪੂਜਾ ਸ਼ੁਰੂ ਕੀਤੀ। ਜੋ ਠਾਕੁਰ ਜੀਉਂਦਾ ਹੈ, ਜੋ ‘ਠਾਕੁਰ ਸਦਾ ਸਦਾ ਹਜੂਰੇ’ ਠਾਕੁਰ ਵਿਚ ਅਪੜਾਉਂਦਾ ਹੈ, ਹੁਣ ਉਸਦੀ ਪੂਜਾ ਹੈ। ਪਰ ਕੇਹੀ ਅਣੋਖੀ ਪੂਜਾ ਹੈ? ਦਰਸ਼ਨ ਨਹੀਂ ਪਰ ਪੂਜਾ ਕਰੋ। ਸਰਬੰਸ ਵਾਰ ਆਏ, ਸੁਖ ਘੋਲ ਘੱਤੇ ਕਰ ਦਿੱਤੇ, ਗੁਣ ਵਿਦਿਆ ਸਭ ਵਾਰੇ, ਫੇਰ ਅਜੇ ਸੇਵਾ ਮਿਲੀ, ਪਰ ਦਰਸ਼ਨ ਤੋਂ ਖਾਲੀ ਸੇਵਾ। ਸੁਕਰ ਹੈ !

ਇਹ ਹੈ ਮੋਹਿਨਾ ਸੋਹਿਨਾ ਦੀ ਵਿਖਿਆ।

ਸਾਡੀ ਮਾਤਾ ਜੀਤੇ ਜੀ ਇਤਨੇ ਸਿਮਰਨ ਦੇ ਪ੍ਰੇਮੀ ਹੋਏ ਹਨ ਅਰ ਐਸੇ ਲਿਵਲੀਨ ਰਹਿੰਦੇ ਸਨ ਕਿ ਅਕਸਰ ਲੋਕ ਉਨ੍ਹਾਂ ਨੂੰ ਜੋਰੀ ਜੀ ਆਖਿਆ ਕਰਦੇ ਸੇ। ਅੰਮ੍ਰਿਤ ਵੇਲੇ ਤੋਂ ਪਹਿਲੇ ਹੀ ਓਹ ਭਜਨ ਵਿਚ ਲਗ ਪਿਆ ਕਰਦੇ ਸੇ ਅਰ ਮਹਾਰਾਜ ਜੀ ਜਦ ਸਵੇਰ ਸਾਰ ਦੀਵਾਨ ਨੂੰ ਟੁਰਦੇ ਸੇ ਤਾਂ ਮਾਤਾ ਜੀ ਚਰਣਾਂ ਤੇ ਮੱਥਾ ਟੇਕ ਕੇ ਸਿਹਰਾ ਗਲੇ ਪਾ ਕੇ ਟੋਰਦੇ

ਸੇ ਤੇ ਇਸੇ ਰੂਪ ਨੂੰ ਨੈਣਾਂ ਵਿਚ ਵਸਾ ਕੇ ਸੁਰਜ ਚੜ੍ਹੇ ਤਕ ਪਿਆਨ ਮਗਨ
 ਬੈਠ ਰਹਿੰਦੇ ਸੇ। ਕੇਸਰਾ ਸਿੰਘ ਇਸ ਸਿਹਰੇ ਲਈ ਫੁਲ ਮਾਤਾ ਜੀ ਨੂੰ
 ਆਪ ਪੁਚਾਇਆ ਕਰਦਾ ਸੀ। ਇਕ ਦਿਨ ਬੇਲੇ ਦੇ ਛੁੱਲ ਜੋ ਲੈਕੇ ਗਿਆ,
 ਤਾਂ ਮਾਤਾ ਜੀ ਨੇ ਆਖਿਆ, “ਕੇਸਰਾ ਸਿੰਘ ! ਤੇਰੇ ਕੱਲ੍ਹ ਦੇ ਇਨ੍ਹਾਂ ਫੁਲਾਂ
 ਪਰ ਸ੍ਰੀ ਕਲਰੀਧਰ ਜੀ ਬੜੇ ਪ੍ਰਸੰਨ ਹੋਏ ਹਨ।” ਤਦ ਕੇਸਰਾ ਸਿੰਘ
 ਨੇ ਕਿਹਾ: “ਅੰਮ੍ਰਿਤ ਜੀ ! ਇਹ ਮੇਰੀ ਕਾਰੀਗਰੀ ਨਹੀਂ ਹੈ, ਇਕ ਗ੍ਰੰਥ
 ਸੇਵਕ ਦੀ ਮੇਹਨਤ ਹੈ ਜੋ ਨਿਸ਼ਕਾਮ ਸੇਵਾ ਕਰ ਰਿਹਾ ਹੈ ਪਰ ਉਸ ਨੂੰ
 ਦਰਸ਼ਨ ਨਸੀਬ ਨਹੀਂ।”

ਅੰਮ੍ਰਿਤ ਜੀ—ਕਿਉਂ ?

ਕੇਸਰਾ ਸਿੰਘ—ਸਤਿਗੁਰੂ ਜੀ ਦਾ ਹੁਕਮ ਇਹੋ ਹੈ ?

ਅੰਮ੍ਰਿਤ—ਫੇਰ ਕੇਸਰਾ ਸਿੰਘ ! ਉਸ ਦੇ ਹੱਥਾਂ ਦੇ ਫੁਲ ਸਾਨੂੰ ਕਿਉਂ
 ਦੇਂਦਾ ਹੈ ?

ਕੇਸਰਾ ਸਿੰਘ—ਅੰਮ੍ਰਿਤ ਜੀ ! ਸੇਵਾ ਦੀ ਸਤਿਗੁਰ ਜੀ ਵਲੋਂ ਆਗਿਆ
 ਹੈ ਪਰ ਦਰਸ਼ਨ ਮਨੁੰ ਹਨ।

ਸੁਣਕੇ ਅੰਮ੍ਰਿਤ ਜੀ ਬੋਲੇ—ਤਦ ਮਹਾਰਾਜ ਜੀ ਦਾ ਉਨ੍ਹਾਂ ਨਾਲ ਛੂੰਘਾ
 ਪਿਆਰ ਹੈ, ਕਿਸੇ ਅਵਗੁਣ ਦੀ ਯਾ ਭੁੱਲ ਦੀ ਸੋਧ ਹੋ ਰਹੀ ਹੈ।

ਕੇਸਰਾ ਸਿੰਘ ਨੂੰ ਤਾਂ ਟੋਰਿਆ ਤੇ ਰਾਤ ਜਦ ਮਹਾਰਾਜ ਜੀ ਮਹਿਲਾਂ
 ਵਿਚ ਆਏ ਤਾਂ ਅੰਮ੍ਰਿਤ ਜੀ ਨੇ ਆਪਣੇ ਭਰਾਤੀ ਤੇ ਟਿਕਾਉ ਨਾਲ ਭਰੇ
 ਬਚਨਾਂ ਦੁਆਰਾ ਮੋਹਿਨਾ ਸੋਹਿਨਾ ਬਾਬਤ ਪੱਛਿਆ, ਤਦ ਸ੍ਰੀ ਮੁਖ ਤੋਂ ਉਚਾਰ
 ਹੋਇਆ:-

“ਇਕ ਸਾਂਈ ਦਾ ਜੀਉਂਦਾ ਬੰਦਾ ਇਹ ਵਾਕ ਇਨ੍ਹਾਂ ਲਈ ਕਰ ਗਿਆ
 ਹੈ, ਕਿ—ਤੁਸਾਂ ਨੂੰ ਠਾਕੁਰ ਦਰਸ਼ਨ ਨਹੀਂ ਜੇ ਦੇਣ ਲੱਗਾ। ਗੁਰੂ ਮਾਰੇ
 ਤਾਂ ਸਿਖ ਬਖਸ਼ਾ ਲੈਂਦੇ ਹਨ, ਸਿਖ ਮਾਰੇ ਨੂੰ ਗੁਰੂ ਨਹੀਂ ਬਖਸ਼ਦੇ ਇਹ
 ਬਿਰਦ ਪੁਰਾਂ ਦਾ ਹੈ। ਮੋਹਿਨਾ ਸੋਹਿਨਾ ਸੈਨੂੰ ਪਿਆਰੇ ਹਨ, ਪਰ ਸਿਖ
 ਦਾ ਬਚਨ ਅੱਟਲ ਹੈ, ਇਹ ਤਦੋਂ ਟਲ ਸਕਦਾ ਹੈ, ਜਦੋਂ ਇਨ੍ਹਾਂ ਦੀ ਸੁਰਤ

ਜੀਉ ਪਵੇਰੀ, ਜਦੋਂ ਮੇਤ ਨਦੀ ਦੇ ਉਗਰ ਪਾਰ ਇਨ੍ਹਾਂ ਨੂੰ ਇਕਸਾਰ ਗਤੀ
ਹੋ ਜਾਏਗੀ। ਜਾਂ ਸਿਖ ਦੇਹ ਵਿਚ ਹੁੰਦਾ ਤੇ ਆਪਣੇ ਵਾਕ ਨੂੰ ਪਲਟ
ਦੇਂਦਾ।”

ਅੰਮ੍ਰਿ ਜੀ—ਹੇ ਸਤਿਗੁਰ ਜੀ ! ਜੇ ਮੈਂ ਸੋਹਿਨਾ ਜੀ ਨੂੰ ਮਿਲਾਂ ਤੇ ਉਨ੍ਹਾਂ
ਦੀ ਸੁਰਤ ਨੂੰ ਜੀਵਨ ਰੋਂ ਨਾਲ ਭਰਨ ਵਿਚ ਯਤਨ ਕਰਾਂ ਤਾਂ ਸ੍ਰੀ ਜੀ
ਦੀ ਕੀਹ ਆਗਿਆ ਹੈ ?

ਸਤਿਗੁਰ ਜੀ—ਇਸ ਤੋਂ ਵੱਧ ਭਲਿਆਈ ਕੀਹ ਹੋ ਸਕਦੀ ਹੈ ?
ਮੈਂ ਖੁਸ਼ ਹਾਂ ਅਰ ਮੈਨੂੰ ਭੇਜਣ ਵਾਲਾ ਇਸ ਵਿਚ ਖੁਸ਼ ਹੈ। ਸਾਡਾ ਬਾਬਾ
ਆਖਦਾ ਹੈ—

ਜਨ ਨਾਨਕੁ ਧੂੜਿ ਮੰਗੈ ਤਿਸੁ ਗੁਰ ਸਿਖ ਕੀ
ਜੋ ਆਪਿ ਜਪੈ ਅਵਰਹ ਨਾਮੁ ਜਪਾਵੈ॥

ਕਿਸੇ ਨੂੰ ਜੀਅਦਾਨ ਦੇਣਾ, ਕਿਸੇ ਦੇ ਮੁਰਦੇਪਨ ਵਿਚ ਜੀਵਨ ਦੀ ਨਵੀਂ
ਰੂਹ ਛੁਕਣਾਂ, ਵਾਹਿਗੁਰੂ ਨੂੰ ਸਭ ਤੋਂ ਪਿਆਰਾ ਕੰਮ ਹੈ। ਅੰਦਰਲੇ ਵਿਚ
ਜੀਵਨ ਲਹਿਰ ਆਕੇ ਜੋ ਜਾਨ ਪੈਂਦੀ ਹੈ, ਉਸ ਨੂੰ ਤਾਂ ਜੀਉਂਣਾ ਕਹੀਦਾ
ਹੈ; “ਸੋ ਜੀਵਤ ਜਿਹ ਜੀਵਤ ਜਪਿਆ।” “ਸੋ ਜੀਵਿਆ ਜਿਸੁ ਮਨਿ
ਵਸਿਆ ਸੋਇ॥ ਨਾਨਕ ਅਵਰੁ ਨ ਜੀਵੈ ਕੋਈ॥” ਜੇ ਇਹ ਜੀਵਨ ਜੀਉਂਦੇ
ਹਨ, ਉਹੀ ਜੀਉਂਦੇ ਹਨ। ਬਾਕੀ “ਹੋਰ ਮਿਰਤਕ ਹੈ ਸੰਸਾਰ”। ਜੀਉਂਦੀਆਂ
ਰੂਹਾਂ ਇਸ ਜੀਵਨ ਵਾਲੇ ਅਕਾਲ ਪੁਰਖ ਰੂਪੀ ਬਿਛ ਦੀਆਂ ਡਾਲੀਆਂ
ਹਨ, ਇਨ੍ਹਾਂ ਦੀ ਕਹਿਣੀ ਕਰਣੀ ਦੀ ਤਾਰ ਸਾਂਝੀਂ ਨਾਲ ਸਾਂਝੀ ਗਮਕਾਰ
ਪੈਦਾ ਕਰਦੀ ਹੈ¹ ਤੇ ਆਪਣੀ ਤਾਸੀਰ ਵਿਚ ਉਹੋ ਅਸਰ ਰਖਦੀ ਹੈ।
ਇਹੋ ਕਾਰਨ ਹੈ ਕਿ ਉਸ ਜੀਉਂਦੇ ਸਿਖ ਦੇ ਵਾਕ ਅਟੱਲ ਰਹੇ।

ਮਾਤਾ—ਆਪ ਕਰਨ ਕਾਰਨ ਹੋ, ਆਪਦਾ ਬਿਰਦ ਪਤਿਤ ਪਾਵਨ ਹੈ।
ਅਸੀਂ ਸਭ ਮਿੜਕ ਸਾਂ, ਤੁਸਾਂ ਮਿਹਰ ਕਰਕੇ ਜੁਆਲਿਆ ਹੈ। ਅਸਾਡੀਆਂ
ਭੁੱਲਾਂ ਤੇ ਕੀ ਅਚਰਜ ! ਭੁੱਲਾਂ ਤਾਂ ਸਾਡਾ ਰੂਪ ਹੈ। ਮੇਰੀ ਇਹ ਬਿਨੈ

1. ਬਾਜ਼ ਤਾਰ ਤੇ ਤਰਬ ਤਾਰ ਇਕ ਸੁਰਕੰਪ ਪੈਦਾ ਕਰਦੀਆਂ ਹਨ।

ਨਹੀਂ ਕਿ ਆਪਣੀ ਪ੍ਰਤੱਗਿਆ ਭੰਗ ਕਰੋ, ਪਰ ਮੈਨੂੰ ਪ੍ਰਸੰਨਤਾ ਤੇ ਬਲ
ਬਖਸ਼ੇ ਜੋ ਮੈਂ ਇਸ ਵੀਰ ਭੈਣ ਨੂੰ ਆਪ ਦੇ ਦਰ ਜੋਗਾ ਕਰ ਸਕਾਂ।

ਕਲਹਗੀਆਂ ਵਾਲੇ--ਜੀਤ ਜੀ ! ਵਾਹਿਗੁਰੂ ਬਲ ਦੇਵੇ, ਤੁਸੀਂ ਇਸ
ਜੋੜੀ ਦਾ ਸੰਕਟ ਹਰੋ।

੫.

ਪਰਮਾਰਥ ਨੂੰ ਗੁਰਬਾਣੀ ਵਿਚ ਖੰਡੇ ਦੀ ਧਾਰ ਲਿਖਿਆ ਹੈ, ਇਸਦਾ ਅਰਥ
ਧਾਰ ਵਾਂਝੂ ਢੁਕੁਣ ਵਾਲਾ ਨਹੀਂ ਪਰ ਇਤਨਾ ਬ੍ਰੀਕ ਤੇ ਸੂਖਮ ਹੈ ਕਿ ਜਿੰਨੀ
ਖੰਡੇ ਦੀ ਧਾਰ ਹੁੰਦੀ ਹੈ। ਐਸੀ ਸੂਖਮ ਧਾਰਾ ਤੇ ਤੁਰਨਾ ਔਖਾ ਹੁੰਦਾ ਹੈ,
ਕਿਸੇ ਨਾ ਕਿਸੇ ਪਾਸੇ ਉਲੱਹ ਜਾਈਦਾ ਹੈ। ਕਈ ਪਰਮਾਰਥੀ ਲੋਕ ਸੰਸਾਰ
ਤੋਂ ਵੈਰਾਗ ਕਰਦੇ ਕਰਦੇ ਐਨੇ ਓਪਰੇ ਹੋ ਜਾਂਦੇ ਹਨ ਕਿ ਉਨ੍ਹਾਂ ਦਾ ਸੁਭਾਵ
ਗੁਸੈਲਾ ਤੇ ਗਮਰੁੱਠ ਜੇਹਾ ਹੋ ਜਾਂਦਾ ਹੈ, ਕਈ ਢੱਠੇ ਜੇਹੇ ਮਨ ਵਾਲੇ ਹੋ
ਜਾਂਦੇ ਹਨ। ਦੂਜੇ ਪਾਸੇ ਜੋ ਲੋਕ ਪਰਮੇਸ਼ਰ ਪਿਤਾ ਨੂੰ ਭੁਲਦੇ ਹਨ ਓਹ
ਖੁਦਗਰਜ਼ ਹੋ ਜਾਂਦੇ ਹਨ। ਖੁਦਗਰਜ਼ੀ ਦੇ ਕਾਰਣ ਸਿਸ਼ਟੀ ਲਈ ਦੁਖਦਾਈ
ਤੇ ਆਪੇ ਲਈ ਪੈਰ ਕੁਹਾੜਾ ਮਾਰਨ ਵਾਲੇ ਬਣਦੇ ਹਨ। ਪਰ ਕਈ ਐਸੇ
ਬੀ ਹਨ ਕਿ ਓਹ ਨਿਰਾ ਪਰਉਪਕਾਰ ਕਰਦੇ ਹਨ। ਉਨ੍ਹਾਂ ਦੀ ਸੁਰਤ
ਖਿੜਾਉ ਵਿਚ ਰਹਿੰਦੀ ਹੈ ਤੇ ਜਿਨ੍ਹਾਂ ਦਾ ਭਲਾ ਕਰਦੇ ਹਨ, ਉਨ੍ਹਾਂ ਵਿਚ
ਹੀ ਰੁੱਖੇ ਆਪੇ ਤੋਂ ਗੁਆਚ ਜਾਂਦੇ ਹਨ। ਅਸਲ ਵਿਚ ਏਹ ਦੂਜਿਆਂ
ਨੂੰ ਪਯਾਰ ਨਹੀਂ ਕਰਦੇ, ਅਪਣੀ ਹਉਂ ਨੂੰ ਕਰਦੇ ਹਨ, ਜੋ ਲੋਕਾਂ ਦੀ ਵਾਹ
ਵਾਹ ਤੇ ਪਲਦੀ ਹੈ। ਦੁਹਾਂ ਤਰ੍ਹਾਂ ਦੇ ਔਗੁਣਾਂ ਤੋਂ ਬਚਣ ਲਈ ਗੁਰੂ ਜੀ
ਦਾ ਵਾਕ ਹੈ: ‘ਏਕ ਪਿਤਾ ਏਕਸ ਕੇ ਹਮ ਬਾਰਿਕ ਤੂੰ ਮੇਰਾ ਗੁਰਹਾਈ।’

ਅਰਥਾਤ--ਵਾਹਿਗੁਰੂ ਨੂੰ ਪਿਤਾ ਸਮਝੋ, ਆਪ ਨੂੰ ਬੱਚਾ ਤੇ ਬਾਕੀਆਂ
ਨੂੰ ਆਪਣੇ ਭਿਰਾਉ ਸਮਝ ਕੇ ਭਲਿਆਈ ਦੀ ਵਰਤਣ ਕਰੋ। ਐਸਾ
ਕਰਨ ਵਾਲੇ ਜੋ ਸਿਸ਼ਟੀ ਪ੍ਰੇਮ ਕਰਦੇ ਹਨ ਹਉਂ ਲਈ ਨਹੀਂ, ਪਰ
ਵਾਹਿਗੁਰੂ ਦੇ ਪ੍ਰੇਮ ਤੇ ਹੁਕਮ ਵਿਚ ਕਰਦੇ ਹਨ। ਓਹ ਜੋ ਭਲਜਾਈ,
ਨੇਕੀ, ਪੁੰਨ ਕਰਮ ਕਰਦੇ ਹਨ ਸਾਂਈਂ ਨੂੰ ਅਰਪਦੇ ਹਨ ਇਉਂ ਹਉਂ ਤੋਂ

ਬਚ ਜਾਂਦੇ ਹਨ। ਗੁਰੂ ਜੀ ਦਾ ਵਾਕ ਹੈ, ‘ਬ੍ਰਹਮਗਿਆਨੀ ਪਰਉਪਕਾਰ ਉਮਾਹਾ’। ਅਰਥਾਤ ਉਨ੍ਹਾਂ ਵਿਚੋਂ ਉਪਕਾਰ ਚਸ਼ਮੇ ਦੇ ਉਛਲਣ ਵਾਂਝੂ ਆਪੇ ਤੇ ਸਹਜ ਸੁਭਾਵ ਪਿਆ ਹੁੰਦਾ ਹੈ, ਹਉਂ ਦੇ ਧੱਕੇ ਦੀ ਲੋੜ ਨਹੀਂ ਰੱਖਦਾ। ਜੀਵਨ ਲਗਾਤਾਰੀ ਸੈ ਹੈ; ਇਹ ਜੀਵਨ-ਰੁਹਾਨੀ ਜਿੰਦਗੀ ਭੀ ਲਗਾਤਾਰੀ ਸੈ ਹੈ, ਇਹ ਜੀਵਨ ਲਗਾਤਾਰੀ ਚਸ਼ਮੇ ਵਾਂਝੂ ਲਗਾ- ਤਾਰਤਾ ਤੇ ਸੁਤੇ ਉਮਾਹ ਵਿਚ ਹੁੰਦਾ ਹੈ, ਆਪ ਸੀਤਲ, ਸੁਖ ਰੂਪ ਤੇ ਸੁਖ ਸੀਤਲਤਾ ਦਾ ਦਾਤਾ।

ਮੋਹਿਨਾ ਸੋਹਿਨਾ ਇਸ ਜੀਵਨ ਪੱਥ ਤੇ ਨਹੀਂ ਸਨ ਟੁਰੇ, ਓਹ ਕਰਮਕਾਂਡੀ ਪੂਜਾ ਅਰਚਾ ਵਿਚ ਲਗੇ ਹੋਏ ਸੇ। ਜੀਵਨ ਰੋਂ ਨਹੀਂ ਰੁਮਕੀ ਸੀ, ‘ਕੇਵਲ ਕਰਮ ਕਾਂਡ’ ਵਿਚ ਮਨ ਕਰੜਾਈ ਫੜ ਗਿਆ ਸੀ। ਇਸ ਕਰਕੇ ਜੀਉਂਦੇ ਇਨਸਾਨ ਦੇ ਕਸ਼ਟ ਵਿਚ ਸੁਰਤ ਨੇ ਦੋ ਘੁੱਟ ਪਾਣੀ ਦੇਣ ਦਾ ਉਛਾਲ ਨਾ ਖਾਧਾ। ਹੁਣ ਇਸ ਕੜ ਤੋੜਨ ਦਾ ਉਪਰਾਲਾ ਗੁਰੂ ਕੇ ਦੁਆਰੇ ਹੋ ਰਿਹਾ ਹੈ।

੬. (ਮੋਹਿਨਾਂ ਤੇ ਰੋਡਾ ਜਲਾਲੀ)

ਸ੍ਰੀ ਜੀਤ ਜੀ ਦਾ ਆਪਣੇ ਆਤਮਾਂ ਵਿਚ ਅਡੋਲ ਰਹਿਣਾ, ‘ਸਾਂਈਂ-ਧਿਆਨ’ ਵਿਚ ਸਾਵਧਾਨ ਰਹਿਣਾ, ਜੀਵਨ ਦੇ ਹੁਲਾਰੇ ਟਿਕਵੇਂ ਵੇਗ ਵਿਚ ਜਾਰੀ ਰਹਿਣੇ ਤੇ ਸਹਿਸੁਭਾ ਉਨ੍ਹਾਂ ਤੋਂ ਪਿਆਰ ਤੇ ਭਲਿਆਈ ਹੁੰਦੀ ਰਹਿਣੀ, ਉਨ੍ਹਾਂ ਦਾ ਜੀਵਨ ਸੀ। ਇਸੇ ਕਰਕੇ ਪਯਾਰ ਨਾਲ ਲੋਕ ਆਪ ਨੂੰ ਅੰਮ੍ਰਿਤੀ ਜੀ ਸੱਦਦੇ ਸਨ। ਮਾਤਾ ਜੀ ਦਾ ਮੋਹਿਨਾਂ ਨਾਲ ਪਿਆਰ ਉਨ੍ਹਾਂ ਦੇ ਪ੍ਰੇਮ ਦਾ ਇਕ ਨਮੂਨਾ ਸੀ। ਜਦ ਤੋਂ ਸ੍ਰੀ ਮਤੀ ਜੀ ਨੂੰ ਇਹ ਪਤਾ ਲਗ ਗਿਆ, ਤਦ ਤੋਂ ਮੋਹਿਨਾਂ ਨੂੰ ਸੱਦ ਘੱਲਣਾ, ਕਦੇ ਬਾਗ ਸੈਰ ਨੂੰ ਗਏ ਉਨ੍ਹਾਂ ਦੀ ਕੁੱਲੀ ਵਿਚ ਆਪ ਜਾਣਾ, ਸਤਿਸੰਗ ਦੀ ਵਾਰਤਾਲਾਪ ਕਰਨੀ ਤੇ ਸਭ ਤੋਂ ਵਧੀਕ ਆਪਣੀ ਚਿੱਤ ਦੀ ਅਸਰ ਵਾਲੀ ਅਸੀਸ ਤੇ ਉੱਚੀ ਛਹ ਦੇਣੀ ਤੇ ਸੁਰਤ ਨਾਲ ਸੁਰਤ ਨੂੰ ਉੱਚਿਆਂ ਕਰਨਾ।



ਹੋਲੇ ਹੋਲੇ ਮਾਤਾ ਜੀ ਦੇ ਪ੍ਰੇਮ ਨੇ ਸੋਹਿਨਾ ਵਿਚ ਵਾਹਿਗੁਰੂ ਜੀ ਦੇ
ਸਿਮਰਨ ਦਾ ਐਸਾ ਨਿਵਾਸ ਕਰਾਇਆ ਕਿ ਠੰਢ, ਸ਼ਾਂਤੀ, ਰਸ, ਮਿਠਾਸ
ਤੇ ਸੁਆਦ ਦਾ ਇਕ ਮੱਧਮ ਲਹਿਰਾਉ ਉਸ ਦੇ ਅੰਦਰ ਪੈ ਗਿਆ। ਇਹੋ
ਦਸ਼ਾ ਸੋਹਿਨਾ ਦੀ ਹੋ ਗਈ।

ਦਮਿ ਦਮਿ ਸਦਾ ਸਮਾਲਦਾ ਦੰਮੁ ਨ ਬਿਰਥਾ ਜਾਇ॥
ਜਨਮ ਮਰਨ ਕਾ ਭਉ ਗਇਆ ਜੀਵਨ ਪਦਵੀ ਪਾਇ॥

(ਬਿਹਾ: ਵਾਰ ਮ:੩-੧੯)

ਓਹ ਜੋ ਨਿਜ ਨੂੰ ਸ੍ਰਾਪਤ ਸਮਝਦੇ ਸੇ, ਓਹ ਜੋ ਸਰਵੰਸ ਦਾਨ ਕਰਕੇ
ਸੁਖ ਨੂੰ ਪਹੁੰਚੇ ਸੇ, ਓਹ ਜਿਨ੍ਹਾਂ ਨੂੰ ਵਿਦਿਆ ਤੇ ਸੂਖਮ ਗੁਣਾਂ ਨੇ ਠੰਢ
ਨਹੀਂ ਸੀ ਪਾਈ; ਓਹ ਜੋ ਸਾਧਨਾਂ ਤੇ ਨਿਰਤਕਾਰੀਆਂ ਨਾਲ ਬੀ ਠਾਕੁਰ
ਤੋਂ ਅਤ੍ਰਿਪਤ ਰਹੇ ਸੇ, ਨਿਮਾਣੇ ਹੋ ਕੇ ਸਤਿਸੰਗ ਦੁਆਰੇ ਆ ਛੱਠੇ ਤੇ ਜੀਉ
ਉਠੇ।

ਕਬੀਰ ਮੁਹਿ ਮਰਨੇ ਕਾ ਚਾਉ ਹੈ ਮਰਉ ਤ ਹਰਿ ਕੇ ਦੁਆਰ॥
ਮਤਿ ਹਰਿ ਪੂੜੈ ਕਉਠੁ ਹੈ ਪਰਾ ਹਮਾਰੈ ਬਾਰ॥੯੧॥

(ਸ: ਕਬੀਰ)

ਹੁਣ ਦੁਹਾਂ ਦੀ ਚਿੱਤ ਬਿੜਾਉ ਵਿਚ ਘੱਟ ਜਾਂਦੀ ਹੈ, ਹਾਹੁਕੇ
ਵਿਚ ਨਹੀਂ ਪੈਂਦੀ। ਇਕ ਮੱਧਮ ਵੇਗਦਾ ਲਗਾਤਾਰ ਰਸ ਅੰਦਰ ਰਹਿੰਦਾ
ਹੈ। ਸਿਮਰਨ ਵਿਚ ਜਰਵੀਂ ਬਿੱਚ ਲੱਗੀ ਰਹਿੰਦੀ ਹੈ, ਦਰਸ਼ਨ ਦੀ ਸਿੱਕ
ਅੱਗੇ ਨਾਲੋਂ ਬਹੁਤੀ, ਪਰ ਉਸ ਵਿਚ ਨਿਰਾਸਾ ਤੇ ਟੋਟ ਨਹੀਂ ਹੈ: ਸੁਕਰ
ਤੇ ਆਸ ਹੈ ਅਰ ਆਸ ਦੇ ਹੁਲਾਰਿਆਂ ਵਿਚ ਵਿਸ਼ਵਾਸ ਹੈ, ਨੈਣ ਛਹਿਬਰਾਂ
ਲਾਉਂਦੇ ਹਨ, ਪਰ ਸ਼ੁਕਰ ਵਿਚ :-

ਜੇਤੇ ਸਾਸ ਸਾਸ ਹਮ ਲੇਤੇ ਤੇਤੇ ਹੀ ਗੁਣ ਗਾਇਆ॥
ਨਿਮਖ ਨ ਬਿਛੁਰੈ ਘਰੀ ਨ ਬਿਸਰੈ ਸਦ ਸੰਗੇ ਜਤ ਜਾਇਆ॥

(ਸਾਰੰਗ ਮਹਲਾ ੫)






ਇਸ ਤਰ੍ਹਾਂ ਕਰਦਿਆਂ ਸਮਾਂ ਲੰਘਦਾ ਗਿਆ, ਏਥੁਾਂ ਦੇ ਅੰਦਰ ਦੀ ਬਿਧਿ ਪਕਿਆਈ ਪਾਂਦੀ ਗਈ, ‘ਮੌਤ-ਨਦੀ’ ਦੇ ਪਾਰ ਉਗਰ ਚਿੱਤ ਗੋੜੇ ਲਾਉਣ ਲਗ ਪਿਆ। ਐਉਂ ਜਾਪੈ ਕਿ ਇਸ ਭਵਨ ਦਾ ਇਕ ਠਾਕੁਰ ਹੈ, ਜਿਸ ਦੀ ਠਕੁਰਾਈ ‘ਮੌਤ ਨਦੀ’ ਦੇ ਪਾਰ ਉਗਰ ਹੈ। ਉਹ ਠਾਕੁਰ ਜਿਸ ਨੂੰ ਚਾਹੇ ਪਾਰ ਸੱਦੇ ਜਿਸ ਨੂੰ ਚਾਹੇ ਉਗਰ ਸੱਦੇ। ਮੌਤ ਕੋਈ ਦੁਖਦਾਈ ਸੈ ਨਹੀਂ, ਨਾ ਇਹ ਵਿਨਾਸ਼ ਹੈ, ਨਾ ਇਹ ਪੱਕਾ ਵਿਛੋੜਾ ਹੈ। ਇਹ ਭੀ ਭਾਸੇ ਕਿ ਜੋ ਸਿਮਰਨ ਵਿਚ ਜੀਵੇ ਹਨ, ਉਹਨਾਂ ਲਈ ਵਿਛੋੜਾ ਨਹੀਂ, ਸਾਂਈ ਨਾਲੋਂ ਕਿ ਸਾਂਈ ਦੇ ਪਿਆਰਿਆਂ ਨਾਲੋਂ, ਸਤਿਗੁਰ ਨਾਲੋਂ ਕਿ ਸਤਿਸੰਗ ਨਾਲੋਂ ਸਿਮਰਨ ਵਾਲੇ ਕਦੇ ਵਿਛੁੜਦੇ ਨਹੀਂ : -

ਕਬਹੂ ਸਾਧ ਸੰਗਤਿ ਇਹੁ ਪਾਵੈ॥

ਉਸ ਅਸਥਾਨ ਤੇ ਬਹੁਰਿ ਨ ਆਵੈ॥ (ਸੁਖਮਨੀ)

ਐਉਂ ਇਕ ਨਦੀ ਦੇ ਪਾਰ ਉਗਰ ਵਾਹਿਗੁਰੂ ਦੀਆਂ ਨਗਰੀਆਂ ਵਿਚ ਆਉਣਾ ਜਾਣਾ ਦਿੱਤਕੇ ਮਨ ‘ਤੈ ਮਰਥੈ’ ਤੋਂ ਨਿਕਲ ਗਿਆ ਤੇ ਜੀਵਨ ਅਤਿ ਸੁਆਦਲੀ ਤੇ ਰੰਗੀਲੀ ਦਾਤ ਲੱਗਣ ਲੱਗ ਪਿਆ। ਬਿਨ ਸਿਮਰਨ ਜੀਵਨ ਇਕ ਬਲਨਾ ਦਿੱਸੇ, ਜਿਸ ਤਰ੍ਹਾਂ ਚੁਲ੍ਹੇ ਵਿਚ ਲਕੜਾਂ ਦਾ ਬਲਨਾ, ਇਸ ਤਰ੍ਹਾਂ ਸਰੀਰ ਵਿਚ ਅੰਨ ਦਾਣੇ ਫਲਾਂ ਆਦਿ ਭੋਜਨਾਂ ਦਾ ਬਲਨਾ। ਪਰ ਹਾਂ ਜਦ ਪ੍ਰਭੂ ਸਿਮਰਨ ਦਾ ਨਿਵਾਸ ਹੈ ਗਿਆ, ਤਦ ਜੀਵਨ ਇਕ ਅਤਿ ਰਸਦਾਇਕ ਸੁਆਦਲਾ ਆਤਮ ਲਹਿਰਾ ਹੈ। ਜਿਸ ਦਾਤੇ ਨੇ ਮਨੁਖ ਜੀਵਨ ਰਚਿਆ, ਉਸ ਨੇ ਇਸ ਨੂੰ ‘ਪੀੜਾ’ ਨਹੀਂ ਸੀ ਰਚਿਆ, ਉਸ ਨੇ ਇਹ ‘ਦੁਖ ਰੂਪ’ ਨਹੀਂ ਸੀ ਬਣਾਇਆ, ਸਰੋਂ ਅਸਾਂ, ਜੋ ਰਚਣਹਾਰ ਨੂੰ ਵਿਸਾਰ ਕੇ ਮਰਨਹਾਰਾਂ ਤੇ ਵਿਛੁੜਨਹਾਰਾਂ ਨਾਲ ਪਿਆਰ ਪਾ ਲਿਆ, ਦੁਖ ਉਥੋਂ ਜੰਮਿਆਂ। ਮੌਹਿਨਾ ਸੌਹਿਨਾ ਜੀ ਨੂੰ ਹੁਣ ਜੀਵਨ ਰਸ ਤ੍ਰੁਪ ਨਜ਼ਰ ਆਵੇ। ਸੁਰਤ ਜੀਉਂਦੀ ਹੋ ਗਈ ਹੈ। ਜੀਉਂਦੀ ਸੁਰਤ ਜਿੱਧਰ ਤੱਕਦੀ ਹੈ ਸੁੰਦਰਤਾ ਰਸ ਤੇ ਸੁਆਦ ਫਰਾਟੇ ਮਾਰ ਰਿਹਾ ਹੈ। ਜਿਸ ਰਚਣਹਾਰ ਨੂੰ ਕਰੜਾ ਹਾਕਮ ਬਿਆਲਕੇ ਜਾਨ ਸਹਿਮਾਂ ਵਿਚ ਰਹਿੰਦੀ ਸੀ, ਉਹ ਸਦਾ ਪਿਆਰ ਕਰਨ ਵਾਲਾ ਦਿੱਸ ਪਿਆ।





‘ਮਿਠ ਬੋਲੜਾ ਜੀ ਹਰਿ ਸਜਣੁ ਸੁਆਮੀ ਮੇਰਾ॥
ਹਉ ਸੰਮਲਿ ਬਕੀ ਜੀ ਓਹੁ ਕਦੇ ਨਾ ਬੋਲੈ ਕਉਰਾ॥

(ਸੁਗੀ: ੫:੫)

‘ਜੀਉ ਪਈ ਸੁਰਤ’ ਰਚਣਹਾਰ ਨੂੰ ਹਾਕਮ, ਤੇ ਦੰਡ ਦਾਤਾ ਨਹੀਂ
ਤੱਕਦੀ, ਜੀਉ ਪਈ ਸੁਰਤ ਨੂੰ ਉਹ ਪਿਤਾ, ਉਹ ਮਾਤਾ, ਉਹ ਬੰਧਪ,
ਉਹ ਭਰਾਤਾ, ਉਹ ਪਿਆਰਾਂ ਦਾ ਪੁੰਜ, ਮਿਹਰਾਂ ਦਾ ਸਾਂਈਂ, ਬਖਸ਼ਿਸ਼ ਦਾ
ਘਰ ਤ੍ਰਠਣ ਤੇ ਨਿਵਾਜਣ ਦਾ ਮੇਘ, ਕੱਜ ਲੈਣ ਦਾ ਪਰਬਤ ਤੇ ਰੱਖ ਲੈਣ
ਵਾਲਾ ਓਲੁਂ ਦਿੱਸ ਪੈਂਦਾ ਹੈ। ਇਉਂ ਦੇ ਹੋ ਕੇ ਦੁਇ ਠਾਕੁਰ ਦੇ ਚੋਜਾਂ
ਪਰ ਮੋਹਿਤ ਹੁੰਦੇ ਤੇ ਕੀਰਤਨ ਕਰਦੇ ਹਨ।

“ਹਰਿ ਕੀਰਤ ਸਾਧ ਸੰਗਤਿ ਹੈ
ਸਿਰਿ ਕਰਮਨ ਕੈ ਕਰਮਾ॥” (ਸੋਰਠ: ਮ: ੫)

ਵਿਦਯਾ ਤੇ ਗੁਣ ਜਿਥੇ ਨਹੀਂ ਲੈ ਜਾਂਦੇ, ਉੱਥੇ ‘ਜੀਅ ਦਾਨ’ ਦਾ ਇਕ
ਕਿਣਕਾ ਲੈ ਜਾਂਦਾ ਹੈ। ਸੁਖੀ ਹਨ ਪਰ ਦਾਤੇ ਦਾ ਪਿਆਰ ਕਸਕਾਂ ਮਾਰਦਾ
ਹੈ। “ਹੁਕਮ ਨਹੀਂ” ਇਸ ਕਰਕੇ ਰਜ਼ਾ ਵਿਚ ਖੜੇ ਹਨ-

ਸੇਜੈ ਰਮਤੁ ਨੈਨ ਨਹੀਂ ਪੇਖਉ ਇਹੁ ਦੁਖ ਕਾਸਉ ਕਹਉਰੇ॥

(ਆਸਾ ਕਬੀਰ)

ਇਹੁਂ ਹੀ ਦਿਨਾਂ ਵਿਚ ਇਕ ਦਿਨ ਇਕ ਰਮਤਾ ਫਕੀਰ ਬਾਗ ਵਿਚ
ਆ ਗਿਆ, ਸਾਰੇ ਸੈਰ ਕਰਦਾ ਮੋਹਿਨਾ ਦੇ ਦਰਵਾਜ਼ੇ ਆ ਖੜੋਤਾ, ਕਹਿਣ
ਲੱਗਾ—

ਮਾਲਣ ! ਆਲੱਖ, ਮਾਲਣ ! ਅਲੱਖ। ਫਕੀਰ ਸਾਂਈਂ ਆਏ ਹਨ,
ਸੈਰ ਪਾ ਦੇਹ।

ਮੋਹਿਨਾ ਅੰਦਰੋਂ ਲੱਪ ਜੁਆਰ ਦੇ ਆਟੇ ਦਾ ਲਿਆਈ। ਫਕੀਰ ਨੇ
ਕਿਹਾ :-


ਦੇਖਦੀ ਨਹੀਂ !





ਏ ਹੈ ਰੱਬ ਦਾ ਫਕੀਰ, ਏ ਹੈ ਰੋਡਾ ਜਲਾਲੀ।
 ਅੱਖ ਜੇ ਏਹ ਫੇਰੇ ਦੇਵੇ ਪੁੱਠੜੀ ਭੁਆਲੀ।
 ਮਾਲਣ ! ਰੋਡਾ ਜਲਾਲੀ, ਏ ਹੈ ਰੋਡਾ ਜਲਾਲੀ।
 ਰੱਬ ਨੂੰ ਜੇ ਮੰਗੋ ਮੇਲ੍ਹ ਰੋਡਾ ਜਲਾਲੀ।
 ਰੋਡਾ ਪਰ ਲੈਂਦਾ ਮੂੰਹ ਮੰਗੀ ਦਲਾਲੀ।
 ਮਾਲਣ ! ਆਇਆ ਫਕੀਰ, ਡੇਰੇ ਰੋਡਾ ਜਲਾਲੀ।
 ਮੰਗੋ ਮੁਰਾਦ, ਦੇਵੇ ਰੋਡਾ ਜਲਾਲੀ।
 ਦੁਆਰੇ ਤੇ ਆਯਾ ਜਾਵੇ ਰੋਡਾ ਨ ਖਾਲੀ।
 ਮਾਲਣ ! ਨਾਗਨ ਫਕੀਰ, ਰੋਡਾ ਨਾਗਨ ਈ ਕਾਲੀ।
 ਦੇ ਦੇ ਜੁ ਮੰਗੇ: ਮੂੰਹੋਂ ਕੱਢੀਂ ਨ ਗਾਲੀ।
 ਨਖਰੇ ਬਹਾਨੇ ਕਰ ਇਹਨੂੰ ਨ ਟਾਲੀ।
 ਮਾਲਣ ! ਰੋਡਾ ਰਿਸ਼ਾ ਦੇ ਤੇਰਾ ਜੀਵੇਗਾ ਮਾਲੀ।
 ਰੋਡਾ ਮੰਗੋ ਨ ਦੰਮ, ਰੋਡਾ ਨਹੀਓ ਪਲਾਲੀ।
 ਨਾਲ ਚਮਿਆਗਾਂ ਇਹਦੀ ਨਹੀਓ ਬਿਆਲੀ।
 ਮਾਲਣ ! ਸਬਰਾਂ ਦੇ ਹੁਜਰੇ ਦਾ ਰੋਡਾ ਜਲਾਲੀ।
 ਮਾਲਣ ਬੀ ਤਰੇ, ਨਾਲੇ ਤਰੇਗਾ ਮਾਲੀ।
 ਖਾਲੀ ਜੇ ਨਾ ਟੇਰਿਆ ਏ ਰੋਡਾ ਜਲਾਲੀ।
 ਮਾਲਣ ! ਆਯਾ ਜਲਾਲੀ, ਤੇਰੇ ਰੋਡਾ ਜਲਾਲੀ।

ਰੋਡਾ ਗੁਰਜ ਭੁਆਵੇ ਤੇ ਨੱਚੇ ਤੇ ਇਹ ਟੱਪੇ ਗਾਵੇਂ। ਮੋਹਿਨਾ ਜਿਉਂ
 ਜਿਉਂ ਤੱਕੇ ਹਰਿਆਨ ਹੋਵੇ, ਸਹਿਮ ਖਾਵੇ ਤੇ ਕੁਛ ਬੇਚੈਨ ਹੋਵੇ। ਜਦੋਂ ਫਕੀਰ
 ਨੇ ਚੁਪ ਕੀਤੀ ਤੇ ਨੀਲੀਆਂ ਪੀਲੀਆਂ ਅੱਖਾਂ ਕਰਕੇ ਫੇਰੀਆਂ ਤਾਂ ਮੋਹਿਨਾਂ
 ਨੇ ਕਿਹਾ, ‘ਸਾਂਈ ਜੀ ! ਮੰਗੋ ਜੋ ਕੰਗਾਲਾ ਤੋਂ ਸਰੇਗਾ ਹਾਜ਼ਰ ਹੋ ਜਸੀ,
 ਪਰ ਮਿਹਰ ਕਰਕੇ ਮੰਗਣਾ, ਅਸੀਂ ਬਹੁਤ ਨਿਮਾਣੇ ਹਾਂ, ਅਸੀਂ ਮੰਗਤੇ ਹਾਂ,
 ਦਾਤੇ ਨਹੀਂ, ਜੋ ਹੈ ਆਪ ਦਾ ਹੈ।’





ਰੋਡਾ--ਮਾਲਣ ! ਇਹ ਮੇਤੀਆ, ਬੇ-ਬਹਾਰਾ ਮੇਤੀਆ ਇਹ ਹਰਿਨੀ (ਗੁਲ ਦਾਉਂਦੀ), ਇਹ ਰੁਹਣੀ, ਇਹ ਗੋਂਦਾ, ਇਹ ਖੱਟਾ ਗੋਂਦਾ ਜੋ ਲੁਕਾ ਲੁਕਾ ਧਰਿਆ ਈ, ਰੋਡਾ ਤੱਕ ਕੇ ਰੀਝ ਰਿਹਾ ਹੈ, ਇਹ ਦੇ ਦੇਹ।

ਮਾਲਣ ਨੂੰ ਸੁਣਦਿਆਂ ਹੀ ਸੁਨਸੁਨੀ ਛਾ ਗਈ, ਕਲੇਜਾ ਕੰਬਿਆ, ਰਸ ਦੀ ਤਾਰ ਟੁੱਟੀ, ਆਕਾਸ਼ ਤੇ ਜਮੀਨ ਹਿਠਾਂਹ ਉਤਾਂਹ ਹੋਏ, ਨਿਰਬਲ ਤੇ ਸੁੰਨ ਹੋ ਕੇ ਮਾਲਣ ਜਿੱਥੇ ਖੜੀ ਸੀ, ਬਹਿ ਗਈ। ਰੋਡਾ ਇਹ ਕੌਤਕ ਦੇਖਦਾ ਰਿਹਾ, ਫੇਰ ਰੋਡਾ ਗਾਉਂਦਾ ਤੇ ਤੁੱਪਦਾ ਟੁਰ ਗਿਆ। ਕੁਝ ਚਿਰ ਮਗਰੋਂ ਸੋਹਿਨਾ ਜੀ ਆਏ। ਇਸਤ੍ਰੀ ਨੂੰ ਛੱਟੇ ਮਾਰਕੇ ਹੋਸ਼ ਅਂਦੀ ਤੇ ਉਠਾਲਿਆ ਤੇ ਪੁੱਛਿਆ: ਸੋਹਿਨਾ ! ਇਹ ਕੀ ਗਤੀ ਹੈ ? ਸੋਹਿਨਾ ਜੀ ਨੇ ਸਹਿਜ ਨਾਲ ਸਾਰਾ ਹਾਲ ਸੁਣਾਇਆ ਤੇ ਆਖਿਆ, “ਏਹ ਫੁਲ ਸ੍ਰੀ ਕਲਰੀਧਰ ਜੀ ਲਈ ਪਾਲੇ, ਅੰਮ੍ਰਿ ਜੀ ਦੀ ਖਾਸ ਆਗਜਾ ਸੀ ਕਿ ਪ੍ਰੀਤਮ ਜੀ ਦੀ ਵਰ੍ਹੇ ਗੰਢ ਵਾਲੇ ਦਿਨ ਅਸੀਂ ਸੋਤੀਏ ਦਾ ਸਿਹਰਾ ਪਹਿਨਾਈਏ। ਉਨ੍ਹਾਂ ਦੀ ਖਾਤਰ ਤੁਸਾਂ ਨੇ ਇਹ ਤਰੱਦਦ ਜਾਲ ਕੇ ਏਹ ਕੁਰੁੱਤੇ ਬੂਟੇ ਤਿਆਰ ਕੀਤੇ ਸਨ। ਅੱਜ ਇਕ ਫਕੀਰ ਇਨ੍ਹਾਂ ਦਾ ਸੁਆਲੀ ਆਇਆ, ਜੇ ਮੈਂ ਨਹੀਂ ਦੇਂਦੀ ਤਾਂ ਅੱਗੇ ਠਾਕੁਰਾਂ ਦੇ ਨਾਉਂਗੇ ਦਾ ਪਾਣੀ ਠਾਕੁਰਾਂ ਦੇ ਬਾਲਕੇ ਨੂੰ ਨਾ ਦੇਣ ਕਰਕੇ ਦਰਸ਼ਨਾਂ ਤੋਂ ਵਾਂਝੇ ਗਏ, ਹੁਣ ਠਾਕੁਰ ਦਾ ਬਾਲਕ ਠਾਕੁਰ ਜੀ ਦੇ ਨਾਉਂਗੇ ਦੇ ਛੁੱਲ ਮੰਗਦਾ ਹੈ, ਨਾ ਦਿਆਂ ਤਾਂ ਕਿਸ ਹਾਲ ਨੂੰ ਪਹੁੰਚਾਂ, ਤੇ ਜੇ ਦਿਆਂ ਤਾਂ ਅੰਮ੍ਰਿ ਜੀ ਨੂੰ ਕੀਹ ਮੂੰਹ ਦਿਆਂ ? ਜਿਨ੍ਹਾਂ ਨੇ ਸਾਨੂੰ ਮੁਰਦਿਆਂ ਨੂੰ ਜਿਵਾਲਿਆ ਹੈ ਉਨ੍ਹਾਂ ਲਈ ਇਹ ਤੁੱਛ ਸੇਵਾ ਸਿਰੇ ਨਾ ਚਾੜ੍ਹਾਂ ? ਇਸ ਦੁਚਿਤਾਈ ਵਿਚ ਐਸੀ ਨਿਰਾਸਾ ਪਈ ਕਿ ਮੈਂ ਤਾਂ ਆਪਣੇ ਭਾਣੇ ਮਰ ਗਈ ਸਾਂ, ਪਰ ਦੇਖਦੀ ਹਾਂ ਕਿ ਇਹ ਕਰੜੀ ਮੁਸ਼ਕਲ ਅਜੇ ਮੇਰੇ ਸਾਹਮਣੇ ਹੈ ਤੇ ਤੁਸੀਂ ਮੇਰੇ ਨਾਲ ਇਸ ਦੇ ਭਿਆਲ ਹੋ।”



ਇਹ ਹਾਲ ਸੁਣ ਕੇ ਸੋਹਿਨਾ ਜੀ ਨੂੰ ਬੀ ਬੜੀ ਘਾਟ ਪਈ। ਬਨਸਪਤੀ ਵਿਦਿਆ ਵਿਚ ਪ੍ਰਬੀਨ ਸੋਹਿਨਾ ਜੀ ਨੇ ਚਾਰ ਮੋਤੀਏ ਦੇ ਬੂਟਿਆਂ ਨੂੰ ਅੰਮ੍ਰਿਤੀ ਜੀ ਦੀ ਪ੍ਰਸੰਨਤਾ ਲਈ ਵੱਡੀਆਂ ਵੱਡੀਆਂ ਚੁਕਾਠਾਂ ਵਿਚ ਸੀਸ਼ੀ ਜੜਾਕੇ ਇਨ੍ਹਾਂ ਬੂਟਿਆਂ ਦੇ ਉੱਤੇ ਸਰਪੋਸ਼ ਵਾਂਝੂ ਧਰ ਕੇ ਕੁਰੱਤੇ ਛੁੱਲਣ ਲਈ ਤਿਆਰ ਕੀਤਾ ਸੀ। ਦਿਨ ਨੂੰ ਸੂਰਜ ਦੀ ਤਪਸ਼ ਸੀਸ਼ਿਆਂ ਥਾਣੀਂ ਕਰੜੀ ਹੋ ਕੇ ਅੰਦਰ ਲਗਦੀ ਸੀ ਤੇ ਰਾਤ ਨੂੰ ਸੀਸ਼ਿਆਂ ਦੇ ਉਦਾਲੇ ਵਿਖ ਤੇ ਪੂਣੀ ਲਾਈ। ਜਾਂਦੀ ਸੀ। ਸੋ ਬੂਟਿਆਂ ਦੇ ਉਦਾਲੇ ਸੀਸ਼ਿਆਂ ਦੇ ਅੰਦਰ ਸਾਉਣ ਦੀ ਗਰਮੀ ਜਿੰਨੀ ਨਿੱਖੀ ਪੌਣ ਥਣੀ ਰਹਿੰਦੀ ਸੀ। ਖਾਦ ਖਾਸ ਇਕ ਤਵੇਲੇ ਦੀ ਅਰੂੜੀ ਤੋਂ ਤਿਆਰ ਕਰ ਕੇ ਦਿੱਤੀ ਸੀ, ਸਿੱਟਾ ਇਹ ਸੀ ਕਿ ਚਾਰੇ ਬੂਟੇ ਹੁਣ ਕਲੀਆਂ ਨਾਲ ਭਰੇ ਪਏ ਸਨ। ਇਸੇ ਤਰ੍ਹਾਂ ਹੁਣ ਹਰਿਨੀ (ਗੁਲਦਾਊਂਦੀ) ਦੇ ਬੂਟਿਆਂ ਨੂੰ ਪਰਾਲੀ ਦੀ ਛੱਤ ਪਾ ਕੇ ਕੱਜਿਆ ਸੀ। ਦਿਨੇ ਰੋਜ਼ ਪਰਾਲੀ ਲਾਹ ਕੇ ਪੂਰੀ ਧੁੱਪ ਲੁਆਉਣੀ ਤੇ ਸੂਰਜ ਆਖਣ ਤੋਂ ਪਹਿਲੇ ਫੇਰ ਕੱਜ ਦੇਣੀ, ਅਤੇ ਰਾਤ ਗਿਰਦ ਗਿਰਦ ਵਿੱਖ ਤੇ ਪੂਣੀ ਰਹਿਣੀ, ਜਿਸ ਨਾਲ ਹਵਾ ਦੀ ਨਿੱਘ ਘਟਣੀ ਨਾ। ਇਸੇ ਤਰ੍ਹਾਂ ਕੱਚੇ ਖੱਟੇ ਰੰਗ ਦੇ ਗੋਂਦੇ ਨੂੰ ਕੱਕਰਾਂ ਤੋਂ ਕੱਜਕੇ ਅੰਮ੍ਰਿਤੀ ਜੀ ਦੇ ਚਾਉ ਲਈ ਹੁਣ ਤੱਕ ਸੰਭਾਲਿਆ ਸੀ। ਅੱਜ ਉਹ ਵਿਘਨ ਆ ਕੇ ਪਿਆ ਕਿ ਜਿਸ ਦਾ ਸੁਲਝਾ ਨਹੀਂ ਸੁੱਝਦਾ। ਇਹ ਤਾਂ ਮੋਹਿਨਾ ਜੀ ਤਾੜ ਗਏ ਸਨ ਕਿ ਇਹ ਫਕੀਰ ਉਸ ਸਿਖ ਵਰਗਾ ਨਹੀਂ ਨਜ਼ਰੀ ਪੈਂਦਾ, ਪਰ ਆਖਰ ਵਾਹਿਗੁਰੂ ਦਾ ਹੈ, ਇਸ ਦੀ ਸੇਵਾ ਨਾ ਕਰਨੀ ਬੀ ਮਾੜੀ ਹੋਉ। ਇਸ ਤਰ੍ਹਾਂ ਦੀਆਂ ਗਿਣਤੀਆਂ ਇਸਤ੍ਰੀ ਭਰਤਾ ਸਾਰੀ ਰਾਤ ਕਰਦੇ ਰਹੇ। ਸਵੇਰੇ ਹੀ ਰੋਡੇ ਹੁਰੀਂ ਫਿਰ ਆ ਗਏ, ਉਹ ਸਾਰਾ ਗੀਤ ਉਸੇ ਤਰ੍ਹਾਂ ਗਾਉਂਦੇ ਤੇ ਨੱਚਦੇ ਟੱਪਦੇ ਸੇ। ਹੁਣ ਸੋਹਿਨਾ ਜੀ ਨੂੰ, ਜੋ ਆਪਣੀ ਅਕਲ ਨਾਲ ਕੁਛ ਨਹੀਂ ਸੀ ਫੁਰਿਆ, ਸਗੋਂ ਚਿੱਤਾ ਨੇ ਸਿਮਰਨ ਵਿਚੋਂ ਕੱਢਕੇ ਦੁਖੀ ਕਰ ਦਿੱਤਾ ਸੀ, ਸਾਂਈ ਤੇ ਟੇਕ ਧਰਦਿਆਂ ਸਾਰ ਸੱਚ ਦਾ ਝਲਕਾ ਵੱਜਾ। ਫਕੀਰ ਨੂੰ ਆਖਣ ਲੱਗੇ-

“ਦੇਖੋ ਸਾਂਈਂ ਲੋਕ ਜੀ! ਇਹ ਬਾਗ ਗੁਰੂ ਕਾ ਹੈ, ਜੋ ਇਸ ਵਿਚ ਹੈ ਗੁਰੂ ਕਾ ਹੈ, ਅਸੀਂ ਅਮੁੱਲੇ ਨੌਕਰ ਹਾਂ, ਕਿਸੇ ਸੈਂਡੀ ਦੇ ਅਸੀਂ ਮਾਲਕ ਨਹੀਂ, ਨੌਕਰਾਂ ਦਾ ਕੰਮ ਨਹੀਂ ਕਿ ਮਾਲਕਾਂ ਦੀ ਸੈਂਡੀ ਆਪੇ ਦੇ ਦੇਣ। ਛੁੱਲਾਂ ਵਾਸਤੇ ਤੁਸੀਂ ਕੇਸਰਾ ਸਿੰਘ ਵੱਡੇ ਮਾਲੀ ਜੀ ਨੂੰ ਆਖੋ, ਉਹ ਮਾਲਕ ਦੇ ਹੁਕਮ ਵਿਚ ਦੇ ਸਕਦੇ ਹਨ। ਅਸੀਂ, ਛੁੱਲ ਬੀਜਣ ਵਾਲੇ, ਪਾਲਣ ਵਾਲੇ, ਰਾਖੀ ਕਰਨ ਵਾਲੇ ਹਾਂ ਅਰ ਇਥੇ ਸਾਡਾ ਧਰਮ ਬੱਸ ਹੈ, ਤ੍ਰੈੜਨਾ ਧਰਮ ਮਾਲਕ ਦਾ ਹੈ; ਅਸੀਂ ਮਾਲਕ ਨਹੀਂ ਹਾਂ। ਇਹ ਵਿਚਾਰਕੇ ਅਸਾਂ ਪਰ ਖਿਮਾ ਕਰਨੀ, ਅਸੀਂ ਦਾਸ ਹਾਂ।” ਰੋਡਾ ਇਹ ਸੁਣਕੇ ਟੱਪਿਆ ਤੇ ਬੋਲਿਆ:-

ਰੋਡਾ ਜਲਾਲੀ ਜਾਵੇ ਰੋਡਾ ਜਲਾਲੀ।

ਤੇਰੇ ਦੁਆਰੇ ਤੋਂ ਏ ਚਲਿਆ ਏ ਖਾਲੀ।

ਮਾਲੀ ! ਖਾਲੀ ਨ ਟੋਰ ਪੁੱਠੀ ਪਈਰੀ ਭ੍ਰਾਲੀ।

ਛੁਲ ਛੱਡਣੇ ਨ ਰੋਡੇ, ਰੋਡੇ ਭਰਨੀ ਏ ਖਾਲੀ।

ਗੁਰੂ ਕੇ ਛੁੱਲ, ਦੇਣੀ ਗੁਰੂ ਨੂੰ ਹੈ ਭਾਲੀ।

ਮਾਲੀ ! ਖਾਲੀ ਨ ਟੋਰ ਰੋਡਾ ਜਾਏ ਨ ਖਾਲੀ।

ਸੋਹਿਨਾ—ਫ਼ਕੀਰ ਸਾਂਈਂ ! ਮੈਂ ਸੱਚ ਅਰਜ਼ ਕੀਤੀ ਹੈ, ਮੇਰੇ ਘਰ ਜੋ ਕੁਛ ਹੈ ਸਰਬੰਸ ਲੈ ਜਾਓ, ਹਾਜ਼ਰ ਹੈ। ਮਾਲਕ ਦੀ ਸੈਂਡੀ ਤੇ ਮਾਲਕਾਂ ਦੇ ਹੁਕਮ ਵਿਚ ਤਿਆਰ ਹੋਈ ਸੈਂਡੀ ਮਾਲਕ ਹੀ ਦੇਣ, ਜਾਂ ਵੱਡੇ ਮਾਲੀ ਨੂੰ ਪੁੱਛ ਲਓ।

ਰੋਡਾ ਹੁਣ ਸਰਾਪ ਦਿੰਦਾ ‘ਤੇਰੀ ਜੜ੍ਹ ਨਾ ਮੇਖ’ ਟੁਰ ਗਿਆ। ਮੋਹਿਨਾ ਤੇ ਸੋਹਿਨਾ ਨੇ ਸ਼ੁਕਰ ਕੀਤਾ ਆਖਣ ਲੱਗੇ—“ਐਤਕੀ ਠਾਕੁਰ ਦੇ ਬਾਲਕੇ ਗਾਲ ਨਹੀਂ ਦਿੱਤੀ, ਅਸੀਸ ਦਿੱਤੀ ਹੈ। ਅਸੀਂ ਜਗਤ ਵਿਚ ਜੜ੍ਹ ਮੇਖ ਕਦ ਚਹੁੰਦੇ ਹਾਂ, ਇਥੋਂ ਪੁੱਟੀ ਹੀ ਜਾਵੇ ਤਦ ਚੰਗੀ ਹੈ।” ਦਿਲ ਪਰ ਜੋ ਡਰ ਸੀ ਸੋ ਲੱਥਾ ਤੇ ਮਨ ਕੁਛ ਉੱਚਾ ਹੋ ਆਇਆ। ਇਸਤ੍ਰੀ ਭਰਤਾ ਅੰਦਰ ਬੈਠ ਕੇ ਕੀਰਤਨ ਕਰਦੇ ਰਹੇ। ਸੁਰਤਿਆਂ ਲੋਕਾਂ

ਪਾਸ ਮੈਲੀ ਹੋ ਗਈ ਤੇ ਢਹਿ ਪਈ ਚਿਤ ਗਤੀ ਦਾ ਦਾਰੂ ਸਤਿਸੰਗ
ਹੈ ਜਾਂ ਕੀਰਤਨ:-

ਗੁਨ ਗਾਵਤ ਤੇਰੀ ਉਤਰਸਿ ਮੈਲ॥
ਬਿਨਸਿ ਜਾਇ ਹਉਮੈ ਬਿਖੁ ਫੈਲ॥ (ਸੁਖਮਨੀ)

ਸੰਝ ਵੇਲੇ ਅੰਦਰਲੇ ਬੱਦਲਾਂ ਨੇ ਉਡਾਰੀ ਖਾਪੀ, ਕੁਹੀੜ ਉਠੀ ਤੇ ਧੁੰਦ
ਬਿਲਾ ਗਈ। ਮਨ ਨਿਰਮਲ ਹੋਕੇ ਚਮਕਿਆ, ਬਿਤੀ ਦਾ ਪ੍ਰਵਾਹ ਤੇਲ
ਦੀ ਧਾਰ ਵਾਂਕ ਇਕ ਰੰਗ ਵਗਿਆ ਤੇ ਸੁਰਤ ਚੜ੍ਹ ਗਈ। ਰਾਤ ਬੜੇ
ਆਨੰਦ ਨਾਲ ਸੁੱਤੇ, ਸਵੇਰੇ ਮਗਨ ਉਠੇ, ਨਿਤਨੇਮ ਦੇ ਧਿਆਨ ਵਿਚ ਲੱਗੇ।
ਜਦੋਂ ਸੁਰਜ ਚੜ੍ਹ ਬਾਹਰ ਆਏ ਤਾਂ -

ਬੁਲਬੁਲ ਹੈ ਬਾਗ ਦੇਖੇ, ਸਾਰਾ ਵਰਾਨ ਹੋਯਾ,
ਜਾਲਮ ਕਠੋਰ ਹੱਥਾਂ ਖਿੱਚ ਖਿੱਚ ਤਰੋੜ ਖੋਯਾ।

ਸੀਜੇ ਭੱਜੇ ਪਏ ਹਨ ਤੇ ਮੌਤੀਏ ਦੇ ਛੁਲ ਡਾਲਾਂ ਨਾਲ ਨਹੀਂ ਹਨ।
ਪਰਾਲੀ ਦਾ ਕੱਜਣ ਵਲੂੰਪਰਿਆ ਪਿਆ ਹੈ ਤੇ ਗੁਲਾਦਾਊਂਦੀ ਦੀਆਂ ਟਾਹਣੀਆਂ
ਤੋਂ ਛੁੱਲ ਟੁੱਟ ਟੁੱਟ ਕੇ ਲਟਕ ਰਹੀਆਂ ਹਨ ਤੇ ਖੱਟੇ ਗੋਂਦੇ ਦੇ ਛੁੱਲਾਂ ਦਾ
ਕਿਤੇ ਮੁਸ਼ਕ ਨਹੀਂ।

ਮੋਹਿਨਾ ਤੇ ਸੋਹਿਨਾ ! ਸਰਮ ਆ ਗਈ, “ਉਸ ਅੰਮੀ ਜੀ ਨੂੰ ਕੀਹ
ਆਖਾਂਗੇ, ਜਿਨ੍ਹਾਂ ਨੇ ਜੀਵਨ ਪਦ ਬਖਸ਼ਿਆ, ਅਸੀਂ ਉਨ੍ਹਾਂ ਦੇ ਇਕ ਚਾਉ
ਲਈ ਇਨ੍ਹਾਂ ਛੁੱਲਾਂ ਦੀ ਰਾਖੀ ਨਾ ਕਰ ਸਕੇ ? ਹਾਂ ਨੀਂਦ ਹਤਜਾਰੀ !”
ਕਲੇਜੇ ਇਕ ਤੀਰ ਵੱਜਾ। ਜੀਅਦਾਨ ਦਾਤਾ ਅੰਮੀ ਜੀ ਸਾਹਮਣੇ ਦਿੱਸੇ
ਤੇ ਮੜ੍ਹਕਾ ਮੜ੍ਹਕਾ ਸਰੀਰ ਹੋ ਗਿਆ। ਫੇਰ ਸਹਿਸਾ ਜਿਹਾ ਪਿਆ ਤੇ
ਕਲੇਜਾ ਤੜੱਕ ਦੇਕੇ ਹੋਇਆ, ਛੁੱਲ-ਟੁੱਟੀ ਹਰਿਣੀ ਦੀ ਕਿਆਰੀ ਵਿਚ
ਧੜ ਕਰਕੇ ਢੱਠੇ। ਅਛੁੱਲ ਬੂਟਿਆਂ ਵਿਚ ਅਣਹੋਸ਼ੀਆਂ ਲੋਥਾਂ ਸਥਾਰ ਹੋ
ਪਈਆਂ।



੨. (ਮੌਹਿਨਾ ਸੋਹਿਨਾ ਤੇ ਸੂਰਾ ਗੁਰੂ)

ਕਲਰੀਆਂ ਵਾਲੇ ਸਤਿਗੁਰੂ ਦਾ ਦੀਵਾਨ ਲਗ ਰਿਹਾ ਹੈ, ਚਾਰ ਚੁਫੇਰੇ ਦੀ ਸੰਗਤ ਭਰੀ ਪਈ ਹੈ। ਦੂਰ ਦੂਰ ਦੇ ਗੁਣੀ ਗਿਆਨੀ, ਮਤ ਮਤਾਂਤਰਾਂ ਦੇ ਸਾਧੂ ਬੈਠੇ ਹਨ, ਕੀਰਤਨ ਹੋ ਰਿਹਾ ਹੈ, ਜਦੋਂ ਭੋਗ ਪਿਆ ਤਾਂ ਭੇਟਾ ਪੇਸ਼ ਹੋਈਆਂ। ਇਹਨਾਂ ਵਿਚੋਂ ਇਕ ਅਨੋਖੀ ਨੁਹਾਰ ਦੇ ਫਕੀਰ ਨੇ ਇਕ ਸੁਹਣੇ ਸੁਹਣੇ ਲਹਿਲਹਾਂਦੇ ਛੁਲਾਂ ਨਾਲ ਭਰੀ ਸੁੰਦਰ ਪਟਾਰੀ ਸਤਿਗੁਰੂ ਜੀ ਦੇ ਅੱਗੇ ਤਖਤ ਪਰ ਲਿਜਾ ਧਰੀ। ਅੱਗੇ ਤਾਂ ਸਿਰੋਂ ਨੰਗਾ ਰਹਿੰਦਾ ਸੀ; ਪਰ ਅੱਜ ਸਿਰ ਤੇ ਲੰਮੀਂ ਟੋਪੀ ਧਰੀ ਸੀ। ਸਤਿਗੁਰ ਨੇ ਪੁੱਛਿਆ:-

ਫਕੀਰ ਸਾਈਂ ! ਤੂੰ ਕੌਣ ?

ਫਕੀਰ—ਜੀ ਮੈਂ ਰੋਡਾ ਜਲਾਲੀ।

ਗੁਰੂ ਜੀ—ਰੋਡਾ ਪਲਾਲੀ ?

ਫਕੀਰ—ਨਾ ਸੱਚੇ ਪਾਤਸ਼ਾਹ ! ਰੋਡਾ ਜਲਾਲੀ !

ਗੁਰੂ ਜੀ—ਜਲਾਲੀ ? ਜੇ ਜਲਾਲੀ ਤਾਂ ਸਾਡੇ ਲਈ ਕੋਈ ਨਿੱਗਰਾ ਸੈ ਕਿਉਂ ਨਹੀਂ ਲਿਆਇਆ ?

ਫਕੀਰ—ਭੱਜੇ ਘੜੇ ਨੀਰ ਨਹੀਂ ਟਿਕਦਾ,

ਨੰਗਾਂ ਪਾਸ ਨ ਟਿਕਦਾ ਮਾਲ। ਮਾਲ ਬਿਨਾਂ ਕੀ ਨੰਗ ਲਿਆਵਨ ਖਾਲੀ ਹੱਥ ਸਦਾ ਕੰਗਾਲ।


ਗੁਰੂ ਜੀ—ਫੇਰ ਖਾਲੀ ਹੱਥ ਹੀ ਆ ਜਾਣਾ ਸੀ, ਫਕੀਰਾਂ ਦੇ ਸੱਖਣੇ ਹੱਥ ਸੁਹਣੇ ਲੱਗਦੇ ਹਲ।

ਫਕੀਰ—ਮਹਾਂ ਪੁਰਖਾਂ ਕੋਲ ਖਾਲੀ ਹੱਥ ਜਾਣਾ ਮਰਿਯਾਦਾ ਵਿਰੁੱਧ ਹੈ।

ਗੁਰੂ ਜੀ—ਨੰਗ ਕੀਹ ਤੇ ਮਰਿਯਾਦਾ ਕੀਹ ?

ਫਕੀਰ—ਫਕੀਰਾਂ ਦੇ ਰੰਗ।

ਗੁਰੂ ਜੀ—ਰੰਗ ਨਹੀਂ ਢੰਗ।





ਇਹ ਕਹਿੰਦੇ ਹੀ ਕੌਤਕੀ ਸਤਿਗੁਰੂ ਨੇ ਇਕ ਸਿਖ¹ ਨੂੰ ਸੈਨਤ ਕੀਤੀ, ਉਹ ਰੋਡੇ ਦੇ ਲਾਗੇ ਬੈਠੇ ਸੇ, ਮਾਲਕ ਦੀ ਸੈਨਤ ਤੱਕ ਕੇ ਉਨ੍ਹਾਂ ਨੇ ਰੋਡੇ ਦੀ ਟੋਪੀ ਨੂੰ ਹੱਥ ਮਾਰਿਆ, ਟੋਪੀ ਹੇਠਾਂ ਆ ਪਈ ਤੇ ਨਾਲ ਹੀ ਛਣਨ ਛਣਨ ਕਰਦੀਆਂ ਪੰਜ ਸਤ² ਮੋਹਰਾਂ ਢਹਿ ਪਈਆਂ। ਹੁਣ ਸਾਰੀ ਸੰਗਤ ਹੱਸ ਪਈ, ਅਰ ਰੋਡੇ ਜਲਾਲੀ ਦਾ ਚਿਹਰਾ ਪਿੱਲਾ ਹੋ ਗਿਆ।

ਗੁਰੂ ਜੀ—ਰੋਡਾ ਜਲਾਲੀ! ਜਲਾਲੀ ਦਾ ਰੋਡਾ ਕਿ ਜਲਾਲ ਵਾਲਾ ਰੋਡਾ ? ਰੱਬ ਦੇ ਜਲਾਲ ਵਾਲਾ ਕਿ ਸੋਨੇ ਦੇ ਜਲਾਲ ਵਾਲਾ ਰੋਡਾ ? ਬਈ ਏਹ ਲਹਿਲਹਾਊਂਦੇ ਫੁਲ ਆਪਣੀਆਂ ਡਾਲਾਂ ਤੋਂ ਕਿਉਂ ਤ੍ਰੋੜੇ ?

ਰੋਡਾ—ਚੁਪਾ।

ਗੁਰੂ ਜੀ—ਦਿਲਾਂ ਨਾਲ ਪੈਵੰਦ ਹੋਏ ਫੁਲ ਕਿਸ ਤੋਂ ਪੁੱਛਕੇ ਤੇਜ਼ੇ ?

ਰੋਡਾ—ਸਿਰ ਨੀਵਾਂ ਚੁਪਾ।


ਗੁਰੂ ਜੀ—ਉੱਡ ! ਫੁਲਾਂ ਵਿਚ ਬੁਸ਼ਬੋਂ ਨਹੀਂ ਸਹਿਮ ਦੀ ਧੁੰਕਾਰ ਹੈ, ਫੁਲਾਂ ਵਿਚ ਸੁੰਦਰਤਾ ਨਹੀਂ ਰਾਮ ਦੀ ਆਵਾਜ਼ ਹੈ। ਬੇਜਾਨ ਫਰਿਆਦ ਕਰਦੇ ਹਨ। ...ਕੀਹ ਫਰਿਆਦ ਕਰਦੇ ਹੋ ਬਈ ?

ਇਹ ਕਹਿੰਦਿਆਂ ਨੈਣ ਮੁੰਦ ਗਏ, ਅੱਧੀ ਘੜੀ ਮਗਾਰੋਂ ਖੁਲ੍ਹੇ, ਸਦਾ ਖਿੜੇ ਮੱਥੇ ਤੇ ਨਿੱਕੀ ਨਿੱਕੀ ਤੀਉੜੀ ਸੀ, ਬੁਲ੍ਹ ਘੁਟੀਜ ਰਹੇ ਸੇ, ਨੈਣ ਬਦਲ ਰਹੇ ਸੇ, ਦੋ ਮੋਤੀ ਕਿਰੇ ਤੇ ਆਵਾਜ਼ ਆਈ :

ਰੋਡਿਆ ! ਫੁਲ ਨਹੀਂ ਤੁੱਟੇ, ਦੋ ਦਿਲ ਤੁੱਟ ਗਏ। ਦਿਲ ਨਹੀਂ ਤੁੱਟੇ, ਦੋ ਜੀਉਂਦੀਆਂ ਰੂਹਾਂ ਤੁੱਟ ਗਈਆਂ, ਰੂਹਾਂ ਨਹੀਂ ਤੁੱਟੀਆਂ, ਵਾਹਿਗੁਰੂ ਦੀ ਗੋਦ ਵਿਚੋਂ ਦੋ ਲਾਲ ਤ੍ਰੋੜੇ ਨੀ। ਲਾਡਾਂ ਵਾਲਾ ਪਿਤਾ ਢੱਠੇ ਲਾਲਾਂ ਵੱਲ ਵੈਰਾਗ ਨਾਲ ਤੱਕ ਰਿਹਾ ਹੈ। ਰੋਡੇ ! ਤੂੰ ਜਗਤਾਧਾਰ ਦੇ ਭਗਤੀ ਰਸ ਵਿਚ ਹੱਥ ਪਾਇਆ ਹੈ। ਤੂੰ ਬਿਛ ਨਾਲ ਲਗੀ ਡਾਲੀ ਨੂੰ ਵਲੁੰਪਰਿਆ ਤੇ ਝਰਨਾਟ ਸਾਰੇ ਬਿਛ ਨੂੰ ਪਹੁੰਚੀ ਹੈ। ਹਾਂ ਹਾਂ ਗੋਦੀਓਂ ਢੱਠੇ ਲਾਲਾਂ ਵਲ ਮਾਂ ਕਿੰਵਿਥ ਤੱਕਦੀ ਹੈ ?

1. ਜਾ: ਖਾ ਵਿਚ ਭਾਈ ਮਨੀ ਸਿੰਘ ਲਿਖਿਆ ਹੈ।

2. ਪੰਜ ਮੋਹਰਾਂ ਤੇ ਦੋ ਰੂਪਏ ਵਿਚੋਂ ਨਿਕਲ ਪਏ (ਜਾ: ਖ)





ਐਉਂ ਦੇ ਕੁਛ ਵਾਕ ਕਹਿੰਦੇ ਗਏ, ਨੈਣਾ ਵਿਚ ਮੌਤੀ ਭਰਦੇ ਗਏ, ਦਾਸ਼ਾਂ ਦੇ ਪ੍ਰੇਮੀ, ਦਾਸ਼ਾਂ ਨੂੰ ਆਪਣਾ ‘ਜੀਵਨ’ ਆਖਣ ਵਾਲੇ ਬਿਹਬਲ ਹੁੰਦੇ ਗਏ। ਪ੍ਰੇਮ ਦਾ ਵੇਗ ਕਾਂਗਾਂ ਬੰਨ੍ਹੀ ਉਮੰਡ ਆਇਆ। ਉਠੇ, ਤੁਰੇ ਤੇ ਹੁਣ ਭੱਜੇ ਜਾ ਰਹੇ ਹਨ, ‘ਮੇਰੇ ਲਾਲ, ਮੇਰੇ ਲਾਲ ਆਖਦੇ ਹਨ, ਅਰ ਸਭ ਮਰਿਆਦਾ ਦੇ ਹੱਦ ਬੰਨੇ ਤੇ ਵਡਿਆਈਆਂ ਨੂੰ ਟੱਪਦੇ ਭੱਜੀ ਜਾਂਦੇ ਹਨ। ਸੰਗਤ ਵੈਰਾਗੀ ਹੋਈ ਮਗਰ ਮਗਰ ਜਾ ਰਹੀ ਹੈ। ਨਿਜ ਹਿਰਦੇ ਦੇ ਮਹਰਮ ਇਕ ਸਿੰਘ ਜੀ ਫੁਲਾਂ ਦੀ ਪਟਾਰੀ ਨੂੰ ਕਿਸੇ ਭੇਤ ਤੇ ਹਿਤ ਨਾਲ ਬੱਧਾ ਜਾਣਕੇ ਹੱਥਾਂ ਵਿਚ ਲਈ ਮਗਰੇ ਜਾ ਰਹੇ ਹਨ। ਐਹ ਦੇਖੋ ਦਾਸ਼ਾਂ ਦੇ ਅੰਗ-ਪਾਲ, ਜੋ ਸੱਚ ਖੰਡ ਤੋਂ ਤਾਰਨ ਹਿਤ ਮਾਤ ਲੋਕ ਵਿਚ ਆਏ, ਆਨੰਦ ਪੁਰ ਦੇ ਆਨੰਦ ਦਰਬਾਰ ਵਿਚੋਂ ਪੀੜਤਾਂ ਦੀ ਪੀੜਾ ਹਰਨ ਨੱਠੇ ਜਾ ਰਹੇ ਹਨ, ਐਹ ਦੇਖੋ ਪ੍ਰੇਮ ਦੇ ਅਵਤਾਰ ਤੇ ਮਿਹਰਾਂ ਦੇ ਰੂਪ ਬਾਗ ਵਿਚ ਵੱਡੇ। ਕੋਈ ਅਗੰਸ ਦੀ ਸੇਧ, ਕੋਈ ਨਾ ਦਿੱਸਣ ਵਾਲੀ ਬਿੱਚ, ਕੋਈ ਅਰੂਪ ਧੂਹ ਕਿਸੇ ਇਕ ਟਿਕਾਣੇ ਵਲ ਲੈ ਜਾ ਰਹੀ ਹੈ। ਬਾਗ ਦੇ ਛੇਕੜਲੇ ਥੂੰਜੇ ਅੱਪੜੇ। ਠੀਕ ਹੈ, ਜਗਤ ਰੱਖਜਕ ਸਤਿਗੁਰੂ, ਹੇ ਤ੍ਰਾਣ ਕਰਤਾ ਪ੍ਰੀਤਮ ਜੀ ! ਠੀਕ ਹੈ, ਇਥੇ ਦੋ ਲੋਕਾਂ ਵਲੂੰਪਰੇ ਚਮਨ ਵਿਚ ਸਿਸਕਦੀਆਂ ਪਈਆਂ ਹਨ। ਮਾਤਾ ਜੀਤੇ ਜੀ ਹੁਣੇ ਹੀ ਉਸ ਵਿਗਾਨੀ ਵਿਚ ਪਹੁੰਚੇ ਸਨ, ਉਸ ਵਿਗਾਨੀ ਵਿਚ ਵਾਹਿਗੁਰੂ ਦੇ ਬਾਗ ਲਈ ਤਿਆਰ ਕੀਤੀ ਆਪਣੀ ਵਾੜੀ ਨੂੰ ਵਿਗਨਿਆਂ ਪਿਆ ਤੱਕ ਰਹੇ ਸਨ ਕਿ ਮਾਵਾਂ ਤੋਂ ਵਧੀਕ ਉਤਾਵਲੇ ਮੋਹ ਵਾਲੇ ਦਾਤੇ ਗੁਰੂ ਜੀ ਬੀ ਅੱਪੜੇ। ‘ਮੇਰੇ ਲਾਲ, ਮੇਰੇ ਲਾਲ !’ ਕਹਿੰਦਿਆਂ ਨੇ ਦੋਵੇਂ ਸੀਸ ਗੋਦ ਵਿਚ ਲੈ ਲਏ, ਸਿਰ ਤੇ ਹੱਥ ਫੇਰਦੇ ਹਨ, ਅੱਖਾਂ ਪੂੰਝਦੇ ਹਨ, ਮੱਥਾ ਠਕੋਰਦੇ ਹਨ ਤੇ ਆਖਦੇ ਹਨ—‘ਨਿਹਾਲ ! ਮੇਰੇ ਲਾਲੋਂ ਨਿਹਾਲ।’

ਕੈਸਾ ਅਦਭੂਤ ਦਰਸ਼ਨ ਹੈ, ਜਿਸ ਦੇ ਦਰਸ਼ਨਾਂ ਦੀ ਸਿੱਕ ਨੇ ਜਨਮਾਂ ਦੀਆਂ ਤ੍ਰੀਕਾਂ ਪਾ ਰਖੀਆਂ ਸਨ, ਸ਼ੁਕਰ ਤੇ ਆਗਾਜਾ ਸਿਰ ਧਰ ਲੈਣ ਨੇ ਕੀ ਰੰਗ ਜਮਾਇਆ ਹੈ? ਜਿਸਦੇ ਦਰਸ਼ਨਾਂ ਦੀ ਪ੍ਰਾਪਤੀ ਸਾਧੂ ਜਨ ਦੇ ਸ੍ਰਾਪ ਨੇ ਬੰਦ ਕਰ ਦਿੱਤੀ ਸੀ, ਓਹ ਦੀਨ ਦਿਆਲ ਆਪ ਤੁਠੁ ਕੇ



ਪਿਆ ਦਰਸ਼ਨ ਦੇਂਦਾ ਹੈ। ਮੋਹਿਨਾ ਤੇ ਸੋਹਿਨਾ! ਜਾਗੋ ਪਿਆਰਿਓ ਹੋਸ਼
 ਕਰੋ ਜਗ ਨੈਣ ਉਘੇੜੇ, ਜਿਨ੍ਹਾਂ ਦਰਸ਼ਨਾਂ ਨੂੰ ਤੁਸੀਂ ਤਰਸਦੇ ਸਾਚਿ, ਅੱਜ
 ਆਪ ਖਰੀਦਾਰ ਹੋਕੇ ਤੁਹਾਡੇ ਦਰਸ਼ਨ ਮੁੱਲ ਲੈਣ ਆਏ ਹਨ, ਗੁਰੂ ਕੇ
 ਲਾਲੋ ! ਦੇਖੋ ਤਾਂ ਸਹੀ। “ਦਰਸ਼ਨ ਨਹੀਂ” ਜੋ ਦੇਣ ਲੱਗਾ” ਵਿਚੋਂ
 “ਨਹੀਂ” ਉਡ ਗਈ ਜੇ; ਪਰ ਕੌਣ ਉੱਠੇ? ਵਾਹ ਸਾਂਈਂ ਦੇ ਰੰਗਾ!
 ਜੇ ਦਰਸ਼ਨ ਆਏ ਹਨ ਤਾਂ ਦਰਸ਼ਨਾਂ ਵਾਲੇ ਹਾਜ਼ਰ ਨਹੀਂ ਹਨ। ਪ੍ਰੇਮਾ ਭਗਤੀ
 ਦੇ ਚੋਜ ਅਨੂਠੇ ਹਨ।

ਮਾਤਾ ਜੀ ਨੇ ਮੋਹਿਨਾਂ ਦੇ ਹੱਥ ਫੜ ਰਖੇ ਹਨ ਤੇ ਘੁੱਟਦੇ ਹਨ ਤੇ
 ਆਖਦੇ ਹਨ, “ਮੇਰੇ ਬੱਚਿਓ ! ਅੱਖਾਂ ਖੋਲੋ, ਦਰਸ਼ਨ ਦੇਖੋ।”

ਵਿਚਕਾਰ ਇਹ ਇਲਾਹੀ ਦਰਸ਼ਨ ਹੈ, ਦੁਆਲੇ ਸਾਰੀ ਸਾਧ ਸੰਗਤ
 ਦੀ ਭੀੜਾ ਹੈ। ਆਪਣੇ ਤੇਜ਼ਾਂ ਵਾਲੇ ਮਾਲਕ ਦੇ ਪ੍ਰੇਮ ਰੰਗ ਨੂੰ ਸਾਰੇ ਤੱਕ
 ਰਹੇ ਹਨ। ਮਾਲੀ ਕੇਸ਼ਗ ਸਿੰਘ ਪਾਣੀ ਲੈ ਕੇ ਪਹੁੰਚ ਪਿਆ ਹੈ। ਸਤਿਗੁਰ
 ਦੇ ਪਵਿੱਤ੍ਰ ਹੱਥਾਂ ਨੇ ਆਪ ਉਨ੍ਹਾਂ ਦੇ ਮੂੰਹ ਵਿਚ ਜਲ ਚੋਇਆ, ਛੱਟੇ ਮਾਰੇ
 ਪਿਆਰ ਦੇ ਦੇ ਕੇ ਆਖਿਆ: ‘ਮੇਰੇ ਨਿਹਾਲੋ ! ਅੱਖਾਂ ਖੋਲੋ।’

ਹੁਣ ਮਲਕਰੇ ਜਿਹੇ ਨੈਣ ਖੁਲ੍ਹੇ ਦਰਸ਼ਨ, ਇਲਾਹੀ ਦਰਸ਼ਨ ਅੱਖਾਂ ਵਿਚ
 ਪਿਆ, ਪਰ ਕਿਸ ਵੇਲੇ ? ਜਦ ਨੈਣ ਨਿਤਾਣੇ ਹੋ ਚੁੱਕੇ ਹਨ, ਸਰੀਰ ਵਿਚ
 ਉਠਣ ਦੀ ਆਸੰਕ ਨਹੀਂ ! ਦਰਸ਼ਨਾਂ ਦੀ ਝਾਲ ਨੈਣ ਨਾ ਝੱਲ ਸਕੇ,
 ਫੇਰ ਮੁੰਦ ਗਏ, ਪਰ ਆਪਣੇ ਨਾਲ ਇਕ ਖੁਸ਼ੀ ਦੀ ਝਰਨਾਟ ਅੰਦਰ ਲੈ
 ਗਏ, ਪਲ ਮਗਾਰੋਂ ਫੇਰ ਖੁਲ੍ਹੇ ਫੇਰ ਮਿਟੇ। ਇਸ ਤਰ੍ਹਾਂ ਕਿੰਨਾਂ ਚਿਰ ਖੁਲ੍ਹਦੇ
 ਤੇ ਮਿਟਦੇ ਰਹੇ। ਹੋਸ਼ ਪਰਤਦੀ ਆਈ, ਤਾਕਤ ਫਿਰਦੀ ਆਈ, ਸੁਰਤ
 ਮੁਹਾੜਾਂ ਮੋੜਦੀ ਆਈ, ਤਦ ਮਾਤਾ ਜੀ ਨੇ ਕਿਹਾ: “ਬੱਚਿਅਓ ! ਠਾਕੁਰ
 ਜੀ ਦੇ ਦਰਸ਼ਨ ਆ ਗਏ”। ਇਹ ਖੁਸ਼ੀ ਹੁਣ ਸਮਝ ਵਿਚ ਪਈ ਪਰ
 ਮਨ ਨਿਰਬਲ ਐਡੀ ਖੁਸ਼ੀ ਦੇ ਭਾਰ ਲਈ ਤਿਆਰ ਨਹੀਂ ਸੀ, ਇਕ ਦਮ
 ਖੁਸ਼ੀ ਦਾ ਧੱਕਾ ਵੱਜਾ ਅਰ ਫੇਰ ਨਿਢਾਲਤਾ ਜੇਹੀ ਹੋ ਗਈ। ਹੁਣ ਕਲਰੀਆਂ
 ਵਾਲੇ ਸਤਿਗੁਰੂ ਜੀ ਨੇ ਉਨ੍ਹਾਂਦੇ ਚਿਤ ਨੂੰ ਆਪਣੇ ਆਤਮ ਬਲ ਨਾਲ ਸਹਾਰਾ

ੴ ਦੇ ਕੇ ਚੁਕਿਆ ਤਾਂ ਹੋਸ਼ ਪਰਤੀ, ਮੁਲਕੜੇ ਜਿਹੇ ਉਠੇ ਤੇ ਮੂਧੇ ਹੋਕੇ ਸੀਸ
ਬੰਦਨਾਂ ਵਿਚ ਢੱਠੇ। ਪਰ ਸਤਿਗੁਰੂ ਜੀ ਨੇ ਦੋਵੇਂ ਸੀਸ ਗੋਦ ਵਿਚ ਫੇਰ
ਲੈ ਕੇ ਸੀਸ ਤੇ ਪਿਆਰ ਦਿੱਤਾ। ਜਿਉਂ ਜਿਉਂ ਪਿਤਾ ਨੇ ਆਪਣੇ ਬੱਚਿਆਂ
ਦੀ ਕੰਡ ਤੇ ਹੱਥ ਫੇਰਿਆ ਸੁਰਤ ਫਿਰੀ ਤੇ ਉੱਠ ਕੇ ਬੈਠ ਗਏ। ਅੰਮ੍ਰਿਤ
ਜੀ ਨੇ ਪਿਆਰ ਨਾਲ ਕਿਹਾ:—ਬੱਚਿਓ ! ਸਫਲ ਸਫਲ, ਯਾਤ੍ਰਾ ਸਫਲ।

ਪ੍ਰੇਮ ਦੇ ਸਿਕਦੇ ਨੇੜ੍ਹ ਰੱਜਦੇ ਨਹੀਂ, ਪਰਾਲੀ ਤੇ ਬੈਠੇ ਪ੍ਰੀਤਮ ਨੂੰ ਤੱਕਦੇ
ਅੰਮ੍ਰਿਤ ਛਕਦੇ, ਫੇਰ ਛਕ ਛਕ ਕੇ ਝੁਕਦੇ ਮਿਟਦੇ ਹਨ, ਸੀਸ ਨਾਲ ਨੀਉਂਦਾ
ਹੈ, ਇਸ ਤਰ੍ਹਾਂ ਭਗਤੀ ਰਸ ਦਾ ਇਹ ਗੁਰੂ ਸਮੁੰਦਰ ਤੇ ਨਦੀ ਸਿੱਖੀ
ਦਾ ਸੰਗਮ-ਦਰਸ਼ਨ ਕੁਛ ਚਿਰ ਬਣਿਆ ਰਿਹਾ। ਜਿਸ ਜਿਸ ਦਰਸ਼ਨ ਪਾਏ,
ਜੀ ਉਠਿਆ।

ਹੁਣ ਮੋਹਿਨਾ ਸੋਹਿਨਾ ਨੂੰ ਸਮਝ ਪਈ ਕਿ ਸਤਿਗੁਰ ਭੁੰਦੇ ਬੈਠੇ ਹਨ
ਤੇ ਬਿਅਦਬੀ ਹੋ ਰਹੀ ਹੈ। ਸਜਲ ਨੇੜ੍ਹ ਹੋ ਕੇ ਕਿਹਾ: “ਠਾਕੁਰ ਜੀ
ਬੜੀ ਬਿਅਦਬੀ ਹੋ ਰਹੀ ਹੈ ਮਿਹਰ ਕਰੋ”। ਹੁਣ ਸਤਿਗੁਰੂ ਜੀ ਦੋਹਾਂ
ਨੂੰ ਨਾਲ ਲੈਕੇ ਕੱਚੀ ਕੁੱਲੀ ਦੇ ਅੰਦਰ ਜਾ ਬਿਰਾਜੇ। ਜੀਤੇ ਜੀ ਨਾਲ ਗਏ।
ਬਾਕੀ ਸੰਗਤ ਬਾਹਰ ਦੀਵਾਨ ਲਾਕੇ ਬੈਠ ਗਈ ਘਰ ਆਏ ਠਾਕੁਰ ਦਾ
ਕੀ ਆਦਰ ਕਰਨ ਉਹ ਕੀਰਤਨ ਜਿਸ ਦੀ ਠਾਕੁਰ ਨੂੰ ਸਦਾ ਲੋੜ ਹੈ,
ਸਰੋਦਾ ਲੈਕੇ ਦੋਵੇਂ ਬੈਠ ਗਏ ਤੇ ਗਾਂਵਿਆਂ—

ਜੋ ਤੇਰੀ ਸਰਣਾਈ ਹਰਿ ਜੀਉ ਤਿਨ ਤੂ ਰਾਖਨ ਜੋਗੁ॥
ਤੁਧੁ ਜੇਵਡ ਮੈਂ ਅਵਰੁ ਨ ਸੂਝੇ ਨਾ ਕੋ ਹੋਆ ਨ ਹੋਗੁ॥੧॥
ਹਰਿ ਜੀਉ ਸਦਾ ਤੇਰੀ ਸਰਣਾਈ॥
ਜਿਉ ਭਾਵੈ ਤਿਉ ਰਾਖਹੁ ਮੇਰੇ ਸੁਆਮੀ ਏਹ ਤੇਰੀ ਵੱਡਿਆਈ॥੧॥ਰਹਾਉ॥
ਜੋ ਤੇਰੀ ਸਰਣਾਈ ਹਰਿ ਜੀਉ ਤਿਨ ਕੀ ਕਰਹਿ ਪ੍ਰਤਿਪਾਲਾ॥
ਆਪ ਕ੍ਰਿਪਾ ਕਰਿ ਰਾਖਹੁ ਹਰਿ ਜੀਉ ਪੋਹਿ ਨ ਸਕੈ ਜਮਕਾਲੁ॥੨॥
ਤੇਰੀ ਸਰਣਾਈ ਸਚੀ ਹਰਿ ਜੀਉ ਨ ਓਹ ਘਟੈ ਨ ਜਾਇ॥
ਜੋ ਹਰਿ ਛੋਡਿ ਦੂਜੇ ਭਾਇ ਲਾਗੈ ਓਹੁ ਜੰਮੈ ਤੇ ਮਰਿ ਜਾਇ॥੩॥



ਜੇ ਤੇਰੀ ਸਰਣਾਈ ਹਰਿ ਜਉ ਤਿਨਾ ਦੁਖ ਭੂਖ ਕਿਛੁ ਨਾਹਿ॥
ਨਾਨਕ ਨਾਮੁ ਸਲਾਹਿ ਸਦਾ ਤੂ ਸਚੈ ਸਬਦਿ ਸਮਾਹਿ॥੪॥੪॥

(ਪ੍ਰਭਾਤੀ ਮਹਲਾ ੩)

t. (ਮੋਹਿਨਾ ਤੇ ਗੁਰਪੁਰਬ)

ਇਹ ਹਾਲ ਸੰਮਤ ੧੭੫੦-੫੧ ਬਿ: ਦੇ ਲਗਪਗ ਦੇ ਹਨ। ਅਜੇ ਅੰਮ੍ਰਿਤ
ਸ਼ੁਭੁ ਨਹੀਂ ਸੀ ਹੋਇਆ, ਪਰ ਹੋਰ ਠਾਠ ਤੇ ਸਮਾਜ ਸਾਰੀ ਸਿਸ਼ਟੀ ਉਧਾਰ
ਦਾ ਪੂਰੇ ਜੋਬਨਾਂ ਵਿਚ ਲਹਿਰਾ ਰਿਹਾ ਸੀ ਤੇ ਦੇਸ਼ ਰੱਖਿਆ ਦਾ ਸਾਮਾਨ
ਸਾਰਾ ਬੱਝਦਾ ਜਾਂਦਾ ਸੀ।

ਉਹ ਛੁਲਾਂ ਦੀ ਪਟਾਰੀ ਮਾਤਾ ਜੀ ਨੇ ਉਹਨਾਂ ਪ੍ਰੇਮੀਆਂ ਦੇ ਹਵਾਲੇ
ਕੀਤੀ ਕਿ ਜਿਸ ਨੀਯਤ ਤੇ ਤਿਆਰ ਹੋਏ ਹਨ, ਕੱਲ ਉਸੇ ਵਰਤਣ ਵਿਚ
ਆਉਣ। ਸੋ ਦੋਹਾਂ ਨੇ ਠੀਕ ਵਕਤ ਉਤੇ ਛੁਲਾਂ ਨੂੰ ਸਵਾਰ ਬਨਾ, ਕਈ
ਭਾਂਤ ਦੇ ਸਿਹਰੇ ਮਾਲਾ ਬਣਾ, ਮਾਤਾ ਜੀ ਨੂੰ ਦਿੱਤੇ ਤੇ ਉਨ੍ਹਾਂ ਨੇ ਕੁਛ ਆਪ
ਤੇ ਕੁਛ ਉਹਨਾਂ ਦੀ ਹੱਥੀ ਸਤਿਗੁਰ ਜੀ ਦੀ ਭੇਟ ਕੀਤੇ ਤੇ ਕਰਵਾਏ।
ਇਸ ਵੇਲੇ ਸਤਿਗੁਰੂ ਜੀ ਨੇ ਭਰੇ ਦੀਵਾਨ ਵਿਚ ਮੋਹਿਨਾ ਸੋਹਿਨਾ ਨੂੰ
ਵਡਿਆਇਆ।

ਫੇਰ ਹੋਰ ਕਿਪਾਲ ਹੋ ਕੇ ਕਿਹਾ ਕਿ “ਹੇ ਲਾਲ ! ਮੈਂ ਇਤਨਾ ਪ੍ਰਸੰਨ
ਹਾਂ ਜੋ ਮੰਗੋ ਸੋ ਦਿਆਂ।” ਤਾਂ ਸੋਹਿਨਾ ਜੀ ਨੇ ਬਿਨੈ ਕੀਤੀ ਕਿ “ਰੋਡੇ
ਨੂੰ ਸਿਖਾਂ ਨੇ ਡੱਕ ਛੱਡਿਆ ਹੈ, ਬਖ਼ਸ਼ਿਸ਼ ਹੋ ਜਾਵੇ। ਹੇ ਦਾਤਾ ਜੀ ! ਅਸੀਂ
ਜੀਵ ਭੁੱਲ ਦੇ ਸਰੀਰ ਹਾਂ, ਸਾਡੇ ਔਗੁਣਾਂ ਲਈ ਇਕ ਤੇਰੀ ਬਖ਼ਸ਼ਿਸ਼ ਤੇ
ਇਕ ਤੇਰਾ ਬਖ਼ਸ਼ਿਆ ਸਿਮਰਨ, ਦੇ ਹੀ ਦਾਰੂ ਹਨ। ਰੋਡੇ ਨੂੰ ਬੀ ਤਾਰੇ।”

ਇਹ ਕੋਮਲਤਾ ਤੇ ਖਿਮਾਂ ਦੇਖ ਕੇ ਸਤਿਗੁਰੂ ਜੀ ਨੇ ਰੋਡੇ ਨੂੰ ਬੁਲਾ
ਕੇ ਅਸੀਂਰਵਾਦ ਦਿੱਤੀ ਤੇ ਪਿੱਠ ਤੇ ਹੱਥ ਫੇਰ ਕੇ ਕਿਹਾ: ਤੂੰ ਫਕੀਰ ਹੈ
ਜੋ ਕਸਰ ਸੀ ਹੁਣ ਨਿਕਲ ਗਈ, ਤਕੜਾ ਹੋ। ਹਾਂ, ਜੁੜ ਹੁਸਨਾਂ ਦੇ
ਸਰਵਰ—ਵਾਹਿਗੁਰੂ—ਨਾਲ, ਹੁਣ ਤੂੰ ਜਲਾਲੀ ਦਾ ਨਹੀਂ ਪਰ ਜਲਾਲ

ਵਾਲਾ ਰੋਡਾ ਹੋ ਗਿਆ। ਜਲਾਲ ਜੁਲ ਜਲਾਲ¹ ਨਾਲ ਜੁੜ ਜਾਹ। ਤਦ
ਤੋਂ ਮਗਾਰੋਂ ਰੋਡਾ ਸੱਚੀ ਮੁਚੀਂ ਜਲਾਲ ਵਾਲਾ ਹੋ ਗਿਆ ਅਰ ਸੱਚੇ ਸਾਂਈਂ
ਦੇ ਸਿਮਰਨ ਵਿਚ ਸਾਂਈਂ ਨਾਲ ਪੇਵੰਦ ਹੋ ਗਿਆ।

ਸੰਗਤ ਵਿਚ ਜਦ ਇਨ੍ਹਾਂ ਦਾ ਅਸਲੀ ਪਤਾ ਲੱਗਾ ਕਿ ਕਿਸ ਗੁਣ
ਵਿਦਿਆ ਤੇ ਹੈਸੀਅਤ ਦੇ ਆਦਮੀ ਸਨ, ਕਿਸ ਤਰ੍ਹਾਂ ਘਾਲ ਤੇ ਸੇਵਾ
ਕੀਤੀ ਹੈ, ਕੀਨੂੰ ਕੇਸਰਾ ਸਿੰਘ ਦੇ ਅੱਗੇ ਕਾਮੇ ਹੋ ਕੇ ਵਰਗੇ ਹਨ, ਤਦ
ਹੋਰ ਬੀ ਪਿਆਰ ਵਧਿਆ; ਪਰ ਇਨ੍ਹਾਂ ਦੇ ਸ਼ੁਧ ਆਤਮਾਂ ਨੇ ਸੱਚੀ ਗ੍ਰੰਥੀ
ਵਿਚ ਹੀ ਪ੍ਰੇਮੀ ਜੀਵਨ ਬਿਤਾਇਆ²।



-
1. ਜਲਾਲ ਦਾ ਮਾਲਕ - ਵਾਹਿਗੁਰੂ।
 2. ਸੋਹਿਨਾਂ ਜੀ ਮਹਾਰਾਜਾ ਦੇ ਵਿਦਵਾਨਾਂ ਵਿਚ ਸ਼ਾਮਲ ਕੀਤੇ ਗਏ। ਸੋਹਿਨਾਂ ਜੀ ਫੇਰ
ਅੰਮ੍ਰਿਤ ਧਰੀ ਹੋਣ ਵੇਲੇ ਮਗਾਰੋਂ ਸੋਹਣ ਸਿੰਘ ਜੀ ਕਰਕੇ ਪੰਥ ਵਿਚ ਪ੍ਰਸਿੱਧ ਹੋਏ ਤੇ
ਉਪਦੇਸ਼ ਕਰਨ ਵਿਚ ਸੇਵਾ ਕਰਦੇ ਰਹੇ, ਸੋਹਿਨਾਂ ਜੀ ਤੋਂ ਇਸਤ੍ਰੀ ਜਾਤੀ ਵਿਚ
ਜਿਨ੍ਹੀਂ ਮਾਤਾ ਜੀਂ ਤੋਂ ਸੁਗੰਧੀ ਮਿਲੀ ਸੀ, ਪਰਮੇਸ਼ਰ ਦੇ ਪਿਆਰ ਤੇ ਨਾਮ ਦੀ ਸੁਗੰਧੀ
ਫੈਲਦੀ ਰਹੀ।